

ਸੋ ਦਰੁ ਰਾਗੁ ਆਸਾ ਮਹਲਾ ੧

ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥

ਪਦ ਅਰਥ :- ਕੇਹਾ-ਕਿਹੋ ਜਿਹਾ ? ਬੜਾ ਅਚਰਜ। ਦਰੁ-ਦਰਵਾਜ਼ਾ। ਜਿਤੁ-ਜਿੱਥੇ। ਬਹਿ-ਬੈਠ ਕੇ। ਸਰਬ-ਸਾਰੇ ਜੀਵਾਂ ਨੂੰ। ਸਮਾਲੇ-ਤੂੰ ਸੰਭਾਲ ਕੀਤੀ ਹੈ, ਤੂੰ ਸੰਭਾਲ ਕਰ ਰਿਹਾ ਹੈਂ। ਨਾਦ-ਆਵਾਜ਼ਾਂ, ਸਬਦ, ਰਾਗ। ਵਾਵਣਹਾਰੇ-ਵਜਾਣ ਵਾਲੇ। ਪਰੀ-ਰਾਗ ਪਰੀ, ਰਾਗਣੀਆਂ। ਸਿਉ-ਸਮੇਤ, ਸਣੇ। ਪਰੀ ਸਿਉ-ਰਾਗਣੀਆਂ ਸਮੇਤ। ਕਹੀਅਹਿ-ਕਹੇ ਜਾਂਦੇ ਹਨ, ਆਖੇ ਜਾਂਦੇ ਹਨ।

ਅਰਥ :- (ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ। (ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ। ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਹਨਾਂ ਰਾਗ-ਰਾਗਣੀਆਂ ਦੀ ਰਾਹੀਂ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫਤਿ ਦੇ ਗੀਤ ਗਾ ਰਹੇ ਹਨ)।

ਗਾਵਨਿ ਤੁਧ ਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧ ਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥

ਪਦ ਅਰਥ :- ਗਾਵਨਿ-ਗਾਂਦੇ ਹਨ। ਤੁਧ ਨੋ-ਤੈਨੂੰ। ਬੈਸੰਤਰੁ-ਅੱਗ। ਗਾਵੈ-ਗਾਂਦਾ ਹੈ {‘ਗਾਵੈ’ ਇਕ-ਵਚਨ ਹੈ, ‘ਗਾਵਨਿ’ ਬਹੁ-ਵਚਨ ਹੈ}। ਰਾਜਾ ਧਰਮੁ-ਧਰਮ ਰਾਜ। ਦੁਆਰੇ-(ਹੇ ਪ੍ਰਭੂ! ਤੇਰੇ) ਦਰ ਤੇ। ਚਿਤੁ ਗੁਪਤੁ-ਪੁਰਾਤਨ ਹਿੰਦੂ ਖਿਆਲ ਤੁਰਿਆ ਆ ਰਿਹਾ ਹੈ ਕਿ ਇਹ ਦੋਵੇਂ ਵਿਅਕਤੀਆਂ ਚਿੱਤਰ ਅਤੇ ਗੁਪਤ ਸਾਰੇ ਜੀਵਾਂ ਦੇ ਕੀਤੇ ਚੰਗੇ ਮੰਦੇ ਕਰਮਾਂ ਦੇ ਲੇਖੇ ਲਿਖਦੇ ਰਹਿੰਦੇ ਹਨ। ਲਿਖਿ ਜਾਣਹਿ-{Know to write} ਲਿਖਣਾ ਜਾਣਦੇ ਹਨ। ਲਿਖਿ ਲਿਖਿ-(ਹਰ ਵੇਲੇ) ਲਿਖ ਲਿਖ ਕੇ (ਜੋ ਕੁਝ ਉਹ ਚਿੱਤਰ ਗੁਪਤ ਹਰ ਵੇਲੇ ਲਿਖਦੇ ਰਹਿੰਦੇ ਹਨ)।

ਅਰਥ :- (ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜਾ ਵਿਚ ਤੁਰ ਰਹੇ ਹਨ)। ਧਰਮ ਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫਤਿ-ਸਾਲਾਹ ਦੇ ਗੀਤ) ਗਾ ਰਿਹਾ ਹੈ। ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮ ਰਾਜ ਵਿਚਾਰਦਾ ਹੈ ਤੇਰੀ ਸਿਫਤਿ-ਸਾਲਾਹ ਦੇ ਗੀਤ ਗਾ ਰਹੇ ਹਨ।

ਗਾਵਨਿ ਤੁਧ ਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧ ਨੋ ਇੰਦ੍ਰੁ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥

ਪਦ ਅਰਥ :- ਈਸਰੁ-ਸ਼ਿਵ। ਦੇਵੀ-ਦੇਵੀਆਂ। ਸੋਹਨਿ-ਸੋਹਣੇ ਲੱਗਦੇ ਹਨ, ਸੋਭਦੇ ਹਨ। ਸਵਾਰੇ-ਸੋਹਣੇ ਬਣਾਏ ਹੋਏ। ਇੰਦ੍ਰਾਸਣਿ-{ਇੰਦ੍ਰ-ਆਸਣ} ਇੰਦਰ ਦੇ ਆਸਣ ਉੱਤੇ (ਬੈਠੇ ਹੋਏ)। ਦਰਿ-ਤੇਰੇ ਦਰਵਾਜ਼ੇ ਉੱਤੇ। ਦੇਵਤਿਆ ਨਾਲੇ-ਦੇਵਤਿਆਂ ਸਮੇਤ।

ਅਰਥ :- (ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)। ਕਈ ਇੰਦਰ ਦੇਵਤੇ ਆਪਣੇ ਤਖਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫਤਿ-ਸਾਲਾਹ ਦੇ ਗੀਤ ਗਾ ਰਹੇ ਹਨ)।

ਗਾਵਨਿ ਤੁਧ ਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧ ਨੋ ਸਾਧ ਬੀਚਾਰੇ ॥ ਗਾਵਨਿ ਤੁਧ ਨੋ ਜਤੀ ਸਤੀ ਸੰਤੋਖੀ ਗਾਵਨਿ ਤੁਧ ਨੋ ਵੀਰ ਕਰਾਰੇ ॥

ਪਦ ਅਰਥ :- ਸਮਾਧੀ ਅੰਦਰਿ-ਸਮਾਧੀ ਵਿਚ ਜੁੜ ਕੇ। ਸਿਧ-ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਉਹ ਵਿਅਕਤੀਆਂ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਅਗਾਂਹ ਅਤੇ ਦੇਵਤਿਆਂ ਤੋਂ ਹੇਠ ਮੰਨੀਆਂ ਜਾਂਦੀਆਂ ਹਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਹਨ। ਬੀਚਾਰੇ-ਬੀਚਾਰਿ, ਵਿਚਾਰ ਕੇ। ਜਤੀ-ਕਾਮ-ਵਾਸ਼ਨਾ ਨੂੰ ਰੋਕ ਕੇ ਰੱਖਣ ਵਾਲੇ। ਸਤੀ-ਦਾਨੀ। ਵੀਰ-ਸੂਰਮੇ। ਕਰਾਰੇ-ਤਕੜੇ।

ਅਰਥ :- (ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ। ਜਤੀ, ਦਾਨੀ ਅਤੇ ਸੰਤੋਖੀ ਬੰਦੇ ਭੀ ਤੇਰੇ ਹੀ ਗੁਣ ਗਾ ਰਹੇ ਹਨ। ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ।

ਗਾਵਨਿ ਤੁਧ ਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧ ਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥

ਪਦ ਅਰਥ :- ਪੜਨਿ-ਪੜ੍ਹਦੇ ਹਨ। ਰਖੀਸੁਰ-{ਰਿਖੀ-ਈਸਰੁ} ਵੱਡੇ ਵੱਡੇ ਰਿਖੀ, ਮਹਾਂ ਰਿਖੀ। ਜੁਗੁ ਜੁਗੁ-ਹਰੇਕ ਜੁਗ ਵਿਚ। ਵੇਦਾ ਨਾਲੇ-ਵੇਦਾਂ ਸਣੇ। ਮੋਹਣੀਆ-ਸੁੰਦਰ ਇਸਤ੍ਰੀਆਂ। ਮਨੁ ਮੋਹਨਿ-ਜੋ ਮਨ ਨੂੰ ਮੋਹ ਲੈਂਦੀਆਂ ਹਨ। ਮਛੁ-ਮਾਤ ਲੋਕ। ਪਇਆਲੇ-ਪਾਤਾਲ ਲੋਕ।

ਅਰਥ :- (ਹੇ ਪ੍ਰਭੂ!) ਪੰਡਿਤ ਅਤੇ ਮਹਾ ਰਿਖੀ ਜੋ (ਵੇਦਾਂ ਨੂੰ ਪੜ੍ਹਦੇ ਹਨ, ਵੇਦਾਂ ਸਣੇ ਤੇਰਾ ਹੀ ਜਸ ਕਰ ਰਹੇ ਹਨ। ਸੁੰਦਰ ਇਸਤ੍ਰੀਆਂ ਜੋ (ਆਪਣੀ ਸੁੰਦਰਤਾ ਨਾਲ ਮਨੁੱਖ ਦੇ) ਮਨ ਨੂੰ ਮੋਹ ਲੈਂਦੀਆਂ ਹਨ ਤੈਨੂੰ ਹੀ ਗਾ ਰਹੀਆਂ ਹਨ, (ਭਾਵ, ਤੇਰੀ ਸੁੰਦਰਤਾ ਦਾ ਪਰਕਾਸ਼ ਕਰ ਰਹੀਆਂ ਹਨ)। ਸੁਰਗ-ਲੋਕ, ਮਾਤ-ਲੋਕ ਅਤੇ ਪਤਾਲ-ਲੋਕ (ਭਾਵ, ਸੁਰਗ ਮਾਤ ਅਤੇ ਪਤਾਲ ਦੇ ਸਾਰੇ ਜੀਆ ਜੰਤ) ਤੇਰੀ ਹੀ ਵਡਿਆਈ ਕਰ ਰਹੇ ਹਨ।

ਗਾਵਨਿ ਤੁਧ ਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧ ਨੋ ਜੋਧ ਮਹਾਬਲ ਸੂਰਾ ਗਾਵਨਿ ਤੁਧ ਨੋ ਖਾਣੀ ਚਾਰੇ ॥ ਗਾਵਨਿ ਤੁਧ ਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥

ਪਦ ਅਰਥ :- ਉਪਾਏ ਤੇਰੇ-ਤੇਰੇ ਕੀਤੇ ਹੋਏ। ਅਠਸਠਿ-ਅਠਾਹਠ। ਤੀਰਥ ਨਾਲੇ-ਤੀਰਥਾਂ ਸਮੇਤ। ਜੋਧ-ਜੋਧੇ। ਮਹਾਬਲ-ਵੱਡੇ ਬਲ ਵਾਲੇ। ਸੂਰਾ-ਸੂਰਮੇ। ਖਾਣੀ ਚਾਰੇ-ਚਾਰੇ ਖਾਣੀਆਂ {ਅੰਡਜ, ਜੇਰਜ, ਸੇਤਜ, ਉਤਭੁਜ}। ਖਾਣੀ-ਖਾਣ ਜਿਸ ਨੂੰ ਪੁੱਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ {ਖਨ-ਪੁੱਟਣਾ}। ਪੁਰਾਤਨ ਖਿਆਲ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੀਵ ਚਾਰ ਖਾਣੀਆਂ ਤੋਂ ਪੈਦਾ ਹੋਏ ਹਨ-ਅੰਡਾ, ਜਿਓਰ, ਮੁੜਕਾ, ਪਾਣੀ ਦੀ ਸਹੈਤਾ ਨਾਲ ਧਰਤੀ ਵਿਚੋਂ ਆਪਣੇ ਆਪ ਉੱਗ ਪੈਣਾ (ਇਥੇ ਭਾਵ ਹੈ, ਚੌਹਾਂ ਹੀ ਖਾਣੀਆਂ ਦੇ ਜੀਵ, ਸਾਰੀ ਰਚਨਾ)। ਖੰਡ-ਟੋਟਾ, ਬ੍ਰਹਮੰਡ ਦਾ ਟੋਟਾ, ਹਰੇਕ ਧਰਤੀ। ਮੰਡਲ-

ਚੱਕ੍ਰ, ਬ੍ਰਹਮੰਡ ਦਾ ਇਕ ਚੱਕ੍ਰ ਜਿਸ ਵਿਚ ਇੱਕ ਸੂਰਜ, ਇੱਕ ਚੰਦ੍ਰਮਾ ਅਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਬ੍ਰਹਮੰਡ-ਸਾਰੀ ਸ੍ਰਿਸ਼ਟੀ। ਕਰਿ ਕਰਿ-ਬਣਾ ਕੇ। ਧਾਰੇ-ਟਿਕਾਏ ਹੋਏ।

ਅਰਥ :- (ਹੇ ਪ੍ਰਭੂ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਹੀ ਗਾ ਰਹੇ ਹਨ। ਵੱਡੇ ਬਲ ਵਾਲੇ ਜੋਧੇ ਅਤੇ ਸੂਰਮੇ (ਤੇਰਾ ਦਿੱਤਾ ਬਲ ਵਿਖਾ ਕੇ) ਤੇਰੀ ਹੀ (ਤਾਕਤ ਦੀ) ਸਿਫਤਿ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਤੇ ਮੰਡਲ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ, ਤੈਨੂੰ ਹੀ ਗਾਉਂਦੇ ਹਨ।

ਸੇਈ ਤੁਧ ਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧ ਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥

ਪਦ ਅਰਥ :- ਸੇਈ-ਉਹੀ ਬੰਦੇ। ਤੁਧੁ ਭਾਵਨਿ-ਤੈਨੂੰ ਚੰਗੇ ਲੱਗਦੇ ਹਨ। ਰਤੇ-ਰੱਤੇ, ਰੰਗੇ ਹੋਏ, ਪ੍ਰੇਮ ਵਿਚ ਮਸਤ। ਰਸਾਏ-{ਰਸ-ਆਲਯ} ਰਸ ਦੇ ਘਰ, ਰਸੀਏ। ਹੋਰਿ ਕੇਤੇ-ਅਨੇਕਾਂ ਹੋਰ ਜੀਵ {ਲਫਜ਼ 'ਹੋਰਿ' ਲਫਜ਼ 'ਹੋਰ' ਤੋਂ ਬਹੁ-ਵਚਨ ਹੈ}। ਮੈ ਚਿਤਿ-ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ-ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਬੀਚਾਰੇ-ਕੀਹ ਵਿਚਾਰ ਕਰ ਸਕਦਾ ਹੈ ?

ਅਰਥ :- (ਹੇ ਪ੍ਰਭੂ!) ਅਸਲ ਵਿਚ ਉਹੀ ਬੰਦੇ ਤੇਰੀ ਸਿਫਤਿ-ਸਾਲਾਹ ਕਰਦੇ ਹਨ (ਭਾਵ, ਉਹਨਾਂ ਦੀ ਕੀਤੀ ਸਿਫਤਿ-ਸਾਲਾਹ ਸਫਲ ਹੈ) ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ ਅਤੇ ਤੇਰੇ ਰਸੀਏ ਭਗਤ ਹਨ, ਉਹੀ ਬੰਦੇ ਤੈਨੂੰ ਪਿਆਰੇ ਲੱਗਦੇ ਹਨ। ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ, ਜੋ ਮੈਥੋਂ ਗਿਣੇ ਨਹੀਂ ਜਾ ਸਕਦੇ। (ਭਲਾ, ਇਸ ਗਿਣਤੀ ਬਾਰੇ) ਨਾਨਕ ਕੀਹ ਵਿਚਾਰ ਕਰ ਸਕਦਾ ਹੈ ? (ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ)।

ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ ॥ ਹੈ ਭੀ, ਹੋਸੀ, ਜਾਇ ਨ ਜਾਸੀ, ਰਚਨਾ ਜਿਨਿ ਰਚਾਈ ॥

ਪਦ ਅਰਥ :- ਸਚੁ-ਥਿਰ ਰਹਿਣ ਵਾਲਾ। ਨਾਈ-ਵਡਿਆਈ {ਅਰਬੀ ਲਫਜ਼ ਸਨਾ। ਇਸ ਅਰਬੀ ਲਫਜ਼ ਦੇ ਪੰਜਾਬੀ ਵਿਚ ਦੋ ਪਾਠ ਹਨ-ਅਸਨਾਈ, ਨਾਈ। 'ਜੋ ਕਿਛੁ ਹੋਇਆ ਸਭੁ ਕਿਛੁ ਤੁਝ ਤੇ, ਤੇਰੀ ਸਭ ਅਸਨਾਈ'} ਇਸੇ ਤਰ੍ਹਾਂ ਸੰਸਕ੍ਰਿਤ ਦੇ ਲਫਜ਼ਾਂ ਤੋਂ

स्थान-ਅਸਥਾਨ, ਥਾਨ,

स्नात-ਅਸਨਾਨ, ਨ੍ਰਾਨ,

स्तम्भ-ਅਸਥੰਭ, ਥੰਭ,

स्नेह-ਅਸਨੇਹ, ਨੇਹ,

स्थिर-ਅਸਥਿਰ, ਥਿਰ,

स्थल-ਅਸਥਲ, ਤਲ,

{ਵੇਖੋ 'ਗੁਰਬਾਣੀ ਵਿਆਕਰਣ'}
ਨੋਟ :- ਲਫਜ਼ 'ਸਾਚਾ' ਪੁਲਿੰਗ ਹੈ ਅਤੇ 'ਸਾਹਿਬ' ਦਾ ਵਿਸ਼ੇਸ਼ਣ ਹੈ। ਲਫਜ਼ 'ਸਾਚੀ' ਇਸਤ੍ਰੀ-ਲਿੰਗ ਹੈ ਤੇ ਲਫਜ਼ 'ਨਾਈ' ਦਾ ਵਿਸ਼ੇਸ਼ਣ ਹੈ। ਇਸ ਤੁਕ ਦੇ ਪਾਠ ਵਿਚ ਵਿਸ਼ਾਮਾਂ ਦਾ ਖਿਆਲ ਰੱਖਣਾ।

ਹੋਸੀ-ਹੋਵੇਗਾ, ਥਿਰ ਰਹੇਗਾ। ਜਾਇ ਨ-ਜੰਮਦਾ ਨਹੀਂ। ਨ ਜਾਸੀ-ਨਾਹ ਹੀ ਮਰੇਗਾ। ਜਿਨਿ-ਜਿਸ (ਪ੍ਰਭੂ) ਨੇ। ਰਚਾਈ-ਪੈਦਾ ਕੀਤੀ ਹੈ।

ਅਰਥ :- ਜਿਸ (ਪ੍ਰਭੂ) ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਭੀ ਮੌਜੂਦ ਹੈ, ਤੇ ਸਦਾ ਕਾਇਮ ਰਹਿਣ ਵਾਲਾ ਹੈ। ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥

ਪਦ ਅਰਥ :- ਰੰਗੀ ਰੰਗੀ-ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ-ਕਈ ਕਿਸਮਾਂ ਦੀ। ਜਿਨਸੀ-ਕਈ ਜਿਨਸਾਂ ਦੀ। ਜਿਨਿ-ਜਿਸ (ਪ੍ਰਭੂ) ਨੇ। ਉਪਾਈ-ਪੈਦਾ ਕੀਤੀ ਹੈ। ਕਰਿ ਕਰਿ-ਪੈਦਾ ਕਰ ਕੇ। ਦੇਖੈ-ਸੰਭਾਲ ਕਰਦਾ ਹੈ। ਕੀਤਾ ਆਪਣਾ-ਆਪਣਾ ਰਚਿਆ ਜਗਤ। ਜਿਉ-ਜਿਵੇਂ। ਵਡਿਆਈ-ਰਜਾ।

ਅਰਥ :- ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ, ਜਿਵੇਂ ਉਸ ਦੀ ਰਜਾ ਹੈ, ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ।

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥ {ਪੰਨਾ ੯}

ਪਦ ਅਰਥ :- ਤਿਸੁ ਭਾਵੈ-ਉਸ ਨੂੰ ਚੰਗਾ ਲੱਗਦਾ ਹੈ। ਕਰਸੀ-ਕਰੇਗਾ। ਨ ਕਰਣਾ ਜਾਈ-ਨਹੀਂ ਕੀਤਾ ਜਾ ਸਕਦਾ। ਸਾਹਾ ਪਤਿ ਸਾਹਿਬੁ-ਸ਼ਾਹਾਂ ਦਾ ਪਾਤਿਸ਼ਾਹ ਮਾਲਕ। ਰਹਣੁ-ਰਹਿਣਾ (ਫਬਦਾ ਹੈ)। ਰਜਾਈ-ਰਜਾ ਵਿਚ।

ਅਰਥ :- ਜੋ ਕੁਝ ਉਸ (ਪ੍ਰਭੂ) ਨੂੰ ਚੰਗਾ ਲੱਗਦਾ ਹੈ ਉਹੀ ਉਹ ਕਰਦਾ ਹੈ। ਕੋਈ ਜੀਵ ਉਸ ਦੇ ਅੱਗੇ ਹੈਂਕੜ ਨਹੀਂ ਵਿਖਾ ਸਕਦਾ (ਕੋਈ ਜੀਵ ਉਸ ਨੂੰ ਇਹ ਨਹੀਂ ਆਖ ਸਕਦਾ 'ਇਉਂ ਨਹੀਂ, ਇਉਂ ਕਰ')। ਉਹ ਪ੍ਰਭੂ (ਸਾਰੇ ਜਗਤ ਦਾ) ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜਾ ਵਿਚ ਰਹਿਣਾ ਹੀ ਫਬਦਾ ਹੈ।੧।

ਨੋਟ :- ਪਉਣ ਪਾਣੀ ਬੈਸੰਤਰ ਆਦਿਕ ਅਚੇਤਨ ਪਦਾਰਥ ਭੀ ਪ੍ਰਭੂ ਦੀ ਸਿਫਤਿ-ਸਾਲਾਹ ਕਰ ਰਹੇ ਹਨ, ਭਾਵ, ਉਸ ਦੇ ਪੈਦਾ ਕੀਤੇ ਸਾਰੇ ਤੱਤ ਭੀ ਉਸ ਦੀ ਰਜਾ ਵਿਚ ਤੁਰ ਰਹੇ ਹਨ। ਰਜਾ ਵਿਚ ਤੁਰਨਾ ਉਸ ਦੀ ਸਿਫਤਿ-ਸਾਲਾਹ ਹੀ ਕਰਨੀ ਹੈ। {੧੪੩੦ ਪੰਨੇ ਵਾਲੀ ਬੀੜ, ਪੰਨਾ ੯}

ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ਰਹਾਉ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ

ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ
ਨ ਪਾਈਆ ॥ ਕਰਮਿ ਮਿਲੈ, ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ
ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥ {ਪੰਨਾ ੯}

ਪਦ ਅਰਥ :- ਸੁਣਿ-ਸੁਣ ਕੇ। ਸਭੁ ਕੋਇ-ਹਰੇਕ ਜੀਵ। ਕੇਵਡੁ-ਕੇਡਾ। ਡੀਠਾ-ਵੇਖਿਆਂ ਹੀ। ਹੋਇ-
(ਬਿਆਨ) ਹੋ ਸਕਦਾ ਹੈ, ਦੱਸਿਆ ਜਾ ਸਕਦਾ ਹੈ। ਕੀਮਤਿ-ਮੁੱਲ, ਬਰਾਬਰ ਦੀ ਸ਼ੈ। ਕੀਮਤਿ ਪਾਇ ਨ-
ਮੁੱਲ ਨਹੀਂ ਪਾਇਆ ਜਾ ਸਕਦਾ, ਉਸ ਦੇ ਬਰਾਬਰ ਦੀ ਕੋਈ ਹਸਤੀ ਨਹੀਂ ਦੱਸੀ ਜਾ ਸਕਦੀ। ਰਹੇ
ਸਮਾਇ-ਲੀਨ ਹੋ ਜਾਂਦੇ ਹਨ।

ਗਹਿਰ-ਹੇ ਡੂੰਘੇ! ਗੰਭੀਰਾ-ਹੇ ਵੱਡੇ ਜਿਗਰੇ ਵਾਲੇ! ਗੁਣੀ ਗਹੀਰਾ-ਹੇ ਗੁਣਾਂ ਕਰਕੇ ਡੂੰਘੇ! ਹੇ ਬੇਅੰਤ ਗੁਣਾਂ ਦੇ
ਮਾਲਕ! ਚੀਰਾ-ਪਾਟ, ਚੌੜਾਈ, ਵਿਸਥਾਰ।੧। ਰਹਾਉ।

ਸਭਿ ਮਿਲਿ-ਸਾਰਿਆਂ ਨੇ ਮਿਲ ਕੇ, ਸਾਰਿਆਂ ਨੇ ਇਕ ਦੂਜੇ ਦੀ ਸਹੈਤਾ ਲੈ ਕੇ। ਸੁਰਤੀ-ਸੁਰਤਿ। ਸੁਰਤੀ
ਸੁਰਤਿ ਕਮਾਈ-ਸੁਰਤਿ ਕਮਾਈ, ਸੁਰਤਿ ਕਮਾਈ, ਮੁੜ ਮੁੜ ਸਮਾਧੀ ਲਾਈ। ਸਭ...ਪਾਈ-ਸਭ ਮਿਲਿ
ਕੀਮਤਿ ਪਾਈ, ਕੀਮਤਿ ਪਾਈ। ਗਿਆਨੀ-ਵਿਚਾਰਵਾਨ, ਉੱਚੀ ਸਮਝ ਵਾਲੇ। ਧਿਆਨੀ-ਸੁਰਤਿ ਜੋੜਨ
ਵਾਲੇ। ਗੁਰ-ਵੱਡੇ। ਗੁਰ ਹਾਈ-ਗੁਰ ਭਾਈ, ਵਡਿਆਂ ਦੇ ਭਰਾ, ਅਜਿਹੇ ਹੋਰ ਕੋਈ ਵੱਡੇ। ਗੁਰ ਗੁਰਹਾਈ-
ਕਈ ਵੱਡੇ ਵੱਡੇ ਪ੍ਰਸਿੱਧ {ਇਹ ਲਫਜ਼ 'ਗੁਰ ਗੁਰਹਾਈ' ਲਫਜ਼ 'ਗਿਆਨੀ ਧਿਆਨੀ' ਦਾ ਵਿਸ਼ੇਸ਼ਣ ਹਨ }।
ਤਿਲੁ-ਰਤਾ ਜਿਤਨੀ ਭੀ।੨।

ਸਭਿ ਸਤ-ਸਾਰੇ ਭਲੇ ਕੰਮ। ਤਪ-ਕਸ਼ਟ, ਔਖਿਆਈਆਂ। ਚੰਗਿਆਈਆ-ਚੰਗੇ ਗੁਣ। ਸਿਧ-ਪੁੱਗੇ ਹੋਏ,
ਜੀਵਨ ਵਿਚ ਸਫਲ ਹੋਏ ਮਨੁੱਖ। ਸਿਧੀ-ਸਫਲਤਾ, ਕਾਮਯਾਬੀ। ਕਰਮਿ-(ਤੇਰੀ) ਮਿਹਰ ਨਾਲ, ਬਖਸ਼ਿਸ਼ ਦੀ
ਰਾਹੀਂ। ਠਾਕਿ-ਵਰਜ ਕੇ, ਰੋਕ ਕੇ।੩।

ਸਿਫਤੀ-ਸਿਫਤਾਂ ਨਲ, ਗੁਣਾਂ ਨਾਲ। ਚਾਰਾ-ਜ਼ੋਰ ਤਦਬੀਰ, ਜਤਨ।੪।

ਅਰਥ :- ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ।
ਪਰ ਤੂੰ ਕੇਡਾ ਵੱਡਾ ਹੈਂ (ਕਿਤਨਾ ਬੇਅੰਤ ਹੈਂ)-ਇਹ ਗੱਲ ਤੇਰਾ ਦਰਸਨ ਕੀਤਿਆਂ ਹੀ ਦੱਸੀ ਜਾ ਸਕਦੀ ਹੈ
(ਤੇਰਾ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ ਕਿ ਤੂੰ ਬਹੁਤ ਬੇਅੰਤ ਹੈਂ)। ਤੇਰੇ ਬਰਾਬਰ ਦਾ ਹੋਰ ਕੋਈ
ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਤੇਰੀ ਵਡਿਆਈ ਆਖਣ
ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ।੧।

ਹੇ ਮੇਰੇ ਵੱਡੇ ਮਾਲਕ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ, ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ
ਵਾਲਾ ਹੈਂ। ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ।੧। ਰਹਾਉ।

(ਤੂੰ ਕੇਡਾ ਵੱਡਾ ਹੈਂ-ਇਹ ਗੱਲ ਲੱਭਣ ਵਾਸਤੇ) ਸਮਾਧੀਆਂ ਲਾਉਣ ਵਾਲੇ ਕਈ ਵੱਡੇ ਵੱਡੇ ਪ੍ਰਸਿੱਧ ਜੋਗੀਆਂ ਨੇ
ਧਿਆਨ ਜੋੜਨ ਦੇ ਜਤਨ ਕੀਤੇ, ਮੁੜ ਮੁੜ ਜਤਨ ਕੀਤੇ, ਵੱਡੇ ਵੱਡੇ ਪ੍ਰਸਿੱਧ (ਸ਼ਾਸਤ੍ਰ-ਵੇੱਤਾ) ਵਿਚਾਰਵਾਨਾਂ

ਨੇ ਆਪੋ ਵਿਚ ਇਕ ਦੂਜੇ ਦੀ ਸਹੈਤਾ ਲੈ ਕੇ, ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਭੀ ਹਿੱਸਾ ਨਹੀਂ ਦੱਸ ਸਕੇ। ੨।

(ਵਿਚਾਰਵਾਨ ਕੀਹ ਤੇ ਸਿਧ ਜੋਗੀ ਕੀਹ ? ਤੇਰੀ ਵਡਿਆਈ ਦਾ ਅੰਦਾਜ਼ਾ ਤਾਂ ਕੋਈ ਭੀ ਨਹੀਂ ਲਾ ਸਕਿਆ, ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ, ਸਾਰੇ ਤਪ ਤੇ ਸਾਰੇ ਗੁਣ, ਸਿੱਧਾਂ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ-ਇਹ ਕਾਮਯਾਬੀ ਕਿਸੇ ਨੂੰ ਭੀ ਤੇਰੀ ਸਹੈਤਾ ਤੋਂ ਬਿਨਾ ਹਾਸਲ ਨਹੀਂ ਹੋਈ। (ਜਿਸ ਕਿਸੇ ਨੂੰ ਸਿੱਧੀ ਪ੍ਰਾਪਤ ਹੋਈ ਹੈ) ਤੇਰੀ ਮਿਹਰ ਨਾਲ ਪ੍ਰਾਪਤ ਹੋਈ ਹੈ। ਤੇ, ਕੋਈ ਹੋਰ ਉਸ ਪ੍ਰਾਪਤੀ ਦੇ ਰਾਹ ਵਿਚ ਰੋਕ ਨਹੀਂ ਪਾ ਸਕਿਆ। ੩।

(ਹੇ ਪ੍ਰਭੂ!) ਤੇਰੇ ਗੁਣਾਂ ਦੇ (ਮਾਨੋ) ਖਜ਼ਾਨੇ ਭਰੇ ਪਏ ਹਨ। ਜੀਵ ਦੀ ਕੀਹ ਪਾਂਇਆਂ ਹੈ ਕਿ ਇਹਨਾਂ ਗੁਣਾਂ ਨੂੰ ਬਿਆਨ ਕਰ ਸਕੇ ? ਜਿਸ ਨੂੰ ਤੂੰ ਸਿਫਤਿ-ਸਾਲਾਹ ਕਰਨ ਦੀ ਦਾਤਿ ਬਖਸ਼ਦਾ ਹੈਂ; ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ, (ਕਿਉਂਕਿ) ਹੇ ਨਾਨਕ! (ਆਖ-ਹੇ ਪ੍ਰਭੂ!) ਤੂੰ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸੰਵਾਰਨ ਵਾਲਾ (ਆਪ) ਹੈਂ। ੪। ੨।

ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣਿ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡੁ ਤੇਰੀ ਦਾਤਿ ॥ ਜਿਨਿ ਦਿਨ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ, ਨਾਵੈ ਬਾਝ ਸਨਾਤਿ ॥੪॥੩॥ {ਪੰਨਾ ੯}

ਪਦ ਅਰਥ :- ਆਖਾ-ਆਖਾਂ, (ਜਦੋਂ) ਮੈਂ (ਹਰਿ-ਨਾਮ) ਉਚਾਰਦਾ ਹਾਂ। ਜੀਵਾ-ਜੀਵਾਂ, ਮੈਂ ਜੀਉ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਮਰਿ ਜਾਉ-ਮਰਿ ਜਾਉਂ, ਮੈਂ ਮਰ ਜਾਂਦਾ ਹਾਂ, (ਵਿਕਾਰਾਂ ਦੇ ਕਾਰਨ) ਮੇਰਾ ਆਤਮਕ ਜੀਵਨ ਮੁੱਕ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ। ਸਾਚਾ-ਸਦਾ ਕਾਇਮ ਰਹਿਣ ਵਾਲਾ। ਉਤੁ-{ਲਫਜ਼ 'ਉਸ' ਤੋਂ ਕਰਣ ਕਾਰਕ। 'ਜਿਸ' ਤੋਂ 'ਜਿਤੁ'}। ਉਤੁ ਭੂਖੈ-ਉਸ ਭੁੱਖ ਦੇ ਕਾਰਨ। ਖਾਇ-(ਨਾਮ-ਭੋਜਨ) ਖਾ ਕੇ। ਚਲੀਅਹਿ-ਦੂਰ ਹੋ ਜਾਂਦੇ ਹਨ। ੧।

ਮਾਇ-ਹੇ ਮਾਂ! ਨਾਇ-ਨਾਮ ਦੀ ਰਾਹੀਂ। ਸਾਚੈ ਨਾਇ-ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਦੀ ਰਾਹੀਂ, ਜਿਉਂ ਜਿਉਂ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਸਿਮਰੀਏ। ਕਿਉ ਵਿਸਰੈ-ਕਦੇ ਨਾਹ ਭੁੱਲੇ। ੧। ਰਹਾਉ।

ਤਿਲੁ-ਰਤਾ ਭਰ ਭੀ। ਆਖਿ-ਆਖ ਕੇ, ਬਿਆਨ ਕਰ ਕੇ। ਸਭਿ-ਸਾਰੇ ਜੀਵ। ਆਪਣਿ ਪਾਹਿ-ਆਖਣ ਦਾ ਜਤਨ ਕਰਨ {‘ਆਖਣਿ ਪਾਇ’ ਇਕ-ਵਚਨ ਹੈ ‘ਜੇ ਕੋ ਖਾਇਕੁ ਆਖਣਿ ਪਾਇ’}। ੨।

ਸੋਗੁ-ਅਫਸੋਸ। ਦੇਦਾ-ਦੇਂਦਾ। ਨ ਚੂਕੈ-ਨਹੀਂ ਮੁੱਕਦਾ। ਭੋਗੁ-ਵਰਤਣਾ। ਗੁਣੁ ਏਹੋ-ਇਹੀ ਖੂਬੀ। ਕੋ-ਕੋਈ (ਹੋਰ)। ਹੋਆ-ਹੋਇਆ ਹੈ। ਨਾ ਹੋਇ-ਨਾਹ ਹੀ ਹੋਵੇਗਾ। ੩।

ਜੇਵਡੁ-ਜਿਤਨਾ ਵੱਡਾ। ਤੇਵਡ-ਉਤਨੀ ਵੱਡੀ। ਜਿਨਿ-ਜਿਸ (ਤੈਂ) ਨੇ। ਕਰਿ ਕੈ-ਪੈਦਾ ਕਰ ਕੇ। ਵਿਸਾਰਹਿ-
ਭੁਲਾ ਦੇਂਦੇ ਹਨ। ਤੇ-ਉਹ (ਬੰਦੇ) {ਬਹੁ-ਵਚਨ}। ਕਮਜਾਤਿ-ਭੈੜੀ ਜਾਤ ਵਾਲੇ। ਨਾਵੈ ਬਾਝੁ-ਹਰਿ-ਨਾਮ ਤੋਂ
ਬਿਨਾ। ਸਨਾਤਿ-ਨੀਚ।੪।

ਅਰਥ :- (ਜਿਉਂ ਜਿਉਂ) ਮੈਂ (ਪਰਮਾਤਮਾ ਦਾ) ਨਾਮ ਸਿਮਰਦਾ ਹਾਂ, ਤਿਉਂ ਤਿਉਂ ਮੇਰੇ ਅੰਦਰ ਆਤਮਕ
ਜੀਵਨ ਪੈਦਾ ਹੁੰਦਾ ਹੈ। (ਪਰ ਜਦੋਂ ਮੈਨੂੰ ਪ੍ਰਭੂ ਦਾ ਨਾਮ) ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ।
(ਇਹ ਪਤਾ ਹੁੰਦਿਆਂ ਭੀ) ਸਦਾ ਕਾਇਮ-ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਔਖਾ (ਕੰਮ ਜਾਪਦਾ
ਹੈ)। (ਜਿਸ ਮਨੁੱਖ ਦੇ ਅੰਦਰ) ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨ ਦੀ ਤਾਂਘ ਪੈਦਾ ਹੋ ਜਾਂਦੀ ਹੈ, ਉਸ ਤਾਂਘ
ਦੀ ਬਰਕਤਿ ਨਾਲ (ਹਰਿ-ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।

ਹੇ ਮੇਰੀ ਮਾਂ! (ਅਰਦਾਸ ਕਰ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਜਿਉਂ ਜਿਉਂ ਉਸ ਸਦਾ
ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲਾ ਮਾਲਕ (ਮਨ
ਵਿਚ ਆ ਵੱਸਦਾ ਹੈ)।੧।ਰਹਾਉ।

ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ ਬਿਆਨ ਕਰ ਕੇ (ਸਾਰੇ ਜੀਵ) ਥੱਕ
ਗਏ ਹਨ (ਬਿਆਨ ਨਹੀਂ ਕਰ ਸਕਦੇ)। ਕੋਈ ਭੀ ਨਹੀਂ ਦੱਸ ਸਕਿਆ ਕਿ ਪਰਮਾਤਮਾ ਦੇ ਬਰਾਬਰ ਦੀ
ਕਿਹੜੀ ਹਸਤੀ ਹੈ। ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪ੍ਰਭੂ ਦੀ ਵਡਿਆਈ) ਬਿਆਨ ਕਰਨ ਦਾ
ਜਤਨ ਕਰਨ, ਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ (ਤੇ, ਜੇ ਕੋਈ ਭੀ ਉਸ ਦੀ
ਵਡਿਆਈ ਨਾਹ ਕਰੇ), ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ। (ਉਸ ਨੂੰ ਆਪਣੀ ਸੋਭਾ ਦਾ ਲਾਲਚ
ਨਹੀਂ)।੨।

ਉਹ ਪ੍ਰਭੂ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖਾਤਰ) ਸੋਗ ਹੁੰਦਾ ਹੈ। ਉਹ ਸਦਾ (ਜੀਵਾਂ ਨੂੰ ਰਿਜ਼ਕ
ਦਿੰਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਉਸ ਦੀਆਂ ਦਾਤਾਂ ਵਰਤਣ ਨਾਲ
ਕਦੇ ਮੁਕਦੀਆਂ ਨਹੀਂ)। ਉਸ ਦੀ ਵੱਡੀ ਖੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ, (ਉਸ ਵਰਗਾ
ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ।੩।

(ਹੇ ਪ੍ਰਭੂ!) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖਸ਼ਿਸ਼। (ਤੂੰ ਐਸਾ ਹੈਂ) ਜਿਸ ਨੇ ਦਿਨ
ਬਣਾਇਆ ਹੈ ਤੇ ਰਾਤ ਬਣਾਈ ਹੈ।

ਹੇ ਨਾਨਕ! ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ, ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ।
ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ।੪।੩।

ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ
ਕਿਰਮ ਸਤਿਗੁਰ ਸਰਣਾਈ ਕਰਿ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ, ਮੈ ਕਉ ਰਾਮ
ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ਰਹਾਉ॥ ਹਰਿ
ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ
ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗ ਹੀਣ ਜਮ
ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਪ੍ਰਿਗੁ ਜੀਵੇ ਪ੍ਰਿਗੁ ਜੀਵਾਸਿ ॥੩॥ ਜਿਨ ਹਰਿਜਨ ਸਤਿਗੁਰ

ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿਰਸੁ ਪਾਇਆ
ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ {ਪੰਨਾ ੧੦}

ਨੋਟ :- ਇਸ ਸ਼ਬਦ ਦੀ ਬਾਬਤ ਕਈ ਵਿਦਵਾਨਾਂ ਨੇ ਇਹ ਲਿਖਿਆ ਹੈ ਕਿ ਗੁਰੂ ਰਾਮਦਾਸ ਜੀ ਨੇ ਆਪਣੇ ਵਿਆਹ ਦੇ ਸਮੇਂ ਇਹ ਸ਼ਬਦ ਗੁਰੂ ਅਮਰਦਾਸ ਜੀ ਦੇ ਹਜ਼ੂਰ ਉਚਾਰਨ ਕੀਤਾ ਸੀ। ਪਰ ਇਹ ਗੱਲ ਪਰਖ ਦੀ ਕਸਵੱਟੀ ਉੱਤੇ ਟਿਕ ਨਹੀਂ ਸਕਦੀ। ਸੰਨ ੧੫੫੨ ਵਿਚ ਗੁਰੂ ਅਮਰਦਾਸ ਜੀ ਗੁਰਿਆਈ ਦੀ ਗੱਦੀ ਉੱਤੇ ਬੈਠੇ। ਸੰਨ ੧੫੫੩ ਵਿਚ ਉਹਨਾਂ ਆਪਣੀ ਲੜਕੀ ਬੀਬੀ ਭਾਨੀ ਜੀ ਦੀ ਸ਼ਾਦੀ ਜੇਠਾ ਜੀ (ਗੁਰੂ ਰਾਮਦਾਸ ਜੀ) ਨਾਲ ਕੀਤੀ, ਤਦੋਂ ਉਹਨਾਂ ਦੀ ਉਮਰ ੧੯ ਸਾਲ ਸੀ। ਗੁਰੂ ਅਮਰਦਾਸ ਜੀ ਸੰਨ ੧੫੭੪ ਵਿਚ ਜੋਤੀ ਜੋਤਿ ਸਮਾਏ ਅਤੇ ਗੁਰੂ ਰਾਮਦਾਸ ਜੀ ਗੁਰੂ ਬਣੇ, ਆਪਣੇ ਵਿਆਹ ਤੋਂ ੨੧ ਸਾਲ ਪਿੱਛੋਂ ਗੁਰੂ ਬਣੇ। ਜਦ ਤਕ ਉਹ ਗੁਰੂ ਨਹੀਂ ਸਨ ਬਣੇ, ਤਦ ਤਕ ਉਹ ਲਫਜ਼ 'ਨਾਨਕ' ਵਰਤ ਕੇ ਕੋਈ ਬਾਣੀ ਉਚਾਰਨ ਦਾ ਹੱਕ ਨਹੀਂ ਸਨ ਰੱਖਦੇ। ਸੋ, ਇਹ ਸ਼ਬਦ ਗੁਰੂ ਰਾਮਦਾਸ ਜੀ ਦੇ ਵਿਆਹ ਦੇ ਵੇਲੇ ਦਾ ਨਹੀਂ ਹੋ ਸਕਦਾ। ਸੰਨ ੧੫੭੪ ਤੋਂ ਪਿੱਛੋਂ ਦਾ ਹੀ ਹੋ ਸਕਦਾ ਹੈ ਜਦੋਂ ਕਿ ਉਹ ਗੁਰੂ ਬਣ ਚੁਕੇ ਹੋਏ ਸਨ।

ਪਦ ਅਰਥ :- ਹਰਿ ਕੇ ਜਨ-ਹੇ ਹਰੀ ਦੇ ਸੇਵਕ! ਸਤਿਗੁਰੂ-ਹੇ ਸਤਿਗੁਰ! ਸਤ ਪੁਰਖਾ-ਹੇ ਮਹਾ ਪੁਰਖ ਗੁਰੂ! ਬਿਨਉ-{ਕਿਜਯ} ਬੇਨਤੀ। ਕਰਉ-ਕਰਉਂ, ਮੈਂ ਕਰਦਾ ਹਾਂ। ਗੁਰ ਪਾਸਿ-ਹੇ ਗੁਰੂ! ਤੇਰੇ ਪਾਸ। ਸਤਿਗੁਰ ਸਰਣਾਈ-ਹੇ ਗੁਰੂ! ਤੇਰੀ ਸਰਨ। ਕੀਰੇ ਕਿਰਮ-ਨਿਮਾਣੇ ਦੀਨ ਜੀਵ। ਪਰਗਾਸਿ-ਪਰਗਟ ਕਰ, ਚਾਨਣ ਕਰ।੧।

ਮੈ ਕਉ-ਮੈਨੂੰ, ਮੇਰੇ ਅੰਦਰ। ਮੀਤ-ਹੇ ਮਿੱਤਰ! ਗੁਰਮਤਿ-ਗੁਰੂ ਦੀ ਮਤਿ ਦੀ ਰਾਹੀਂ (ਮਿਲਿਆ ਹੋਇਆ)। ਪ੍ਰਾਨ ਸਖਾਈ-ਜਿੰਦ ਦਾ ਸਾਥੀ। ਕੀਰਤਿ-ਸੋਭਾ, ਸਿਫਤਿ-ਸਾਲਾਹ। ਰਹਰਾਸਿ-ਰਾਹ ਦੀ ਰਾਸਿ, ਜਿੰਦਗੀ ਦੇ ਸਫਰ ਵਾਸਤੇ ਖਰਚੀ।੧। ਰਹਾਉ।

ਤ੍ਰਿਪਤਾਸਹਿ-ਰੱਜ ਜਾਂਦੇ ਹਨ। ਮਿਲਿ-ਮਿਲ ਕੇ।੨।

ਧ੍ਰਿਗੁ ਜੀਵੇ-ਲਾਹਨਤ ਹੈ ਉਹਨਾਂ ਦੇ ਜੀਵੇ ਨੂੰ।੩।

ਧੁਰਿ-ਧੁਰ ਤੋਂ, ਪਰਮਾਤਮਾ ਵਲੋਂ। ਮਸਤਕਿ-ਮੱਥੇ ਉੱਤੇ। ਲਿਖਾਸਿ-ਲੇਖ {ਲਫਜ਼ 'ਜੀਵਾਸਿ' ਅਤੇ 'ਲਿਖਾਸਿ' ਲਫਜ਼ 'ਜੀਵੇ' ਅਤੇ 'ਲੇਖ' ਤੋਂ ਬਦਲੇ ਹੋਏ ਹਨ ਤੁਕਾਂਤ ਪੂਰਾ ਕਰਨ ਲਈ}। ਜਿਤੁ-ਜਿਸ ਵਿਚ, ਜਿਸ ਦੀ ਰਾਹੀਂ। ਮਿਲਿ ਜਨ-ਜਨਾਂ ਨੂੰ ਮਿਲ ਕੇ, ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ।੪।

ਅਰਥ :- ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ-ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ। ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ।੧।

ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖਸ਼। ਗੁਰੂ ਦੀ ਦੱਸੀ ਮਤਿ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ), ਪ੍ਰਭੂ ਦੀ ਸਿਫਤਿ-ਸਾਲਾਹ ਮੇਰੀ ਜਿੰਦਗੀ ਦੇ ਸਫਰ ਲਈ ਰਾਸਿ-ਪੂੰਜੀ ਬਣੀ ਰਹੇ।੧। ਰਹਾਉ।

ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ। ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ। 2।

ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ)। ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਉਣ ਨੂੰ, ਉਹਨਾਂ ਦਾ ਜੀਉਣਾ ਫਿਟਕਾਰ-ਜੋਗ ਹੈ। 3।

ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤਿ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ। ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ। 8। 8।

ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ, ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥ ੨॥ ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੨॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥ {ਪੰਨਾ ੧੦}

ਪਦ ਅਰਥ :- ਕਾਹੇ-ਕਿਉਂ ? ਚਿਤਵਹਿ-ਤੂੰ ਸੋਚਦਾ ਹੈਂ। ਚਿਤਵਹਿ ਉਦਮੁ-ਤੂੰ ਉੱਦਮ ਚਿਤਵਦਾ ਹੈਂ, ਤੂੰ ਜ਼ਿਕਰ ਕਰਦਾ ਹੈਂ, {ਨੋਟ :- 'ਉੱਦਮ ਚਿਤਵਨ' ਅਤੇ 'ਉੱਦਮ ਕਰਨ' ਵਿਚ ਫ਼ਰਕ ਚੇਤੇ ਰੱਖਣ-ਜੋਗ ਹੈ। ਰੋਜ਼ੀ ਕਮਾਣ ਲਈ ਉੱਦਮ ਕਰਨਾ ਹਰੇਕ ਮਨੁੱਖ ਦਾ ਫ਼ਰਜ਼ ਹੈ। ਗੁਰੂ ਸਾਹਿਬ ਨੇ ਚਿੰਤਾ-ਤੌਖਲਾ ਕਰੀ ਜਾਣ ਵਾਲੇ ਗ਼ਲਤ ਰਸਤੇ ਵਲੋਂ ਵਰਜਿਆ ਹੈ}। ਜਾ ਆਹਰਿ-ਜਿਸ ਆਹਰ ਵਿਚ। ਪਰਿਆ-ਪਿਆ ਹੋਇਆ ਹੈ। ਸੈਲ-ਚਿਟਾਨ। ਤਾ ਕਾ-ਉਹਨਾਂ ਦਾ। ਆਗੈ-ਪਹਿਲਾਂ ਹੀ। ੧।

ਮਾਧਉ ਜੀ-ਹੇ ਪ੍ਰਭੂ ਜੀ! ਹੇ ਮਾਇਆ ਦੇ ਪਤੀ ਜੀ! {ਮਾਧਉ-ਮਾ-ਧਵ। ਮਾ-ਮਾਇਆ। ਧਵ-ਪਤੀ}। ਪਰਸਾਦਿ-ਕਿਰਪਾ ਨਾਲਿ। ਪਰਮ ਪਦੁ-ਸਭ ਤੋਂ ਉੱਚਾ ਆਤਮਕ ਦਰਜਾ। ਕਾਸਟ-ਕਾਠ, ਲੱਕੜੀ। ੧। ਰਹਾਉ।

ਜਨਨਿ-ਮਾਂ। ਸੁਤ-ਪੁੱਤਰ। ਬਨਿਤਾ-ਵਹੁਟੀ। ਧਰਿਆ-ਆਸਰਾ। ਕਿਸ ਕੀ-ਕਿਸੇ ਦਾ। ਸਿਰਿ-ਸਿਰ ਉੱਤੇ। ਸਿਰਿ ਸਿਰਿ-ਹਰੇਕ ਸਿਰ ਉਤੇ, ਹਰੇਕ ਜੀਵ ਲਈ। ਸੰਬਾਹੇ-{ਸੰਗਾਹਯ} ਅਪੜਾਂਦਾ ਹੈ। ਮਨ-ਹੇ ਮਨ! 2।

ਉਡੇ-ਉਡਿ। ਉਡੇ ਉਡਿ-ਉਡਿ ਉਡਿ, ਉੱਡ ਕੇ। ਸੈ-ਸੈਂਕੜੇ {ਲਫ਼ਜ਼ 'ਸਉ' ਤੋਂ ਬਹੁ-ਵਚਨ}। ਤਿਸੁ ਪਾਛੈ-ਉਸ (ਕੂੰਜ) ਦੇ ਪਿਛੇ। ਬਚਰੇ-ਨਿੱਕੇ ਨਿੱਕੇ ਬੱਚੇ। ਛਰਿਆ-ਛੱਡੇ ਹੋਏ ਹੁੰਦੇ ਹਨ। ਚੁਗਾਵੈ-ਚੋਗਾ ਦੇਂਦਾ ਹੈ।

ਮਨਿ ਮਹਿ-(ਉਹ ਕੂੰਜ ਆਪਣੇ) ਮਨ ਵਿਚ। ਸਿਮਰਨੁ-(ਉਹਨਾਂ ਬੱਚਿਆਂ ਦਾ) ਧਿਆਨ। ਖਲਾਵੈ-ਖੁਆਲਦਾ ਹੈ। ਕਵਣੁ ਖਲਾਵੈ-ਕੌਣ ਖੁਆਲਦਾ ਹੈ ? ਕੋਈ ਭੀ ਕੁਝ ਖੁਆਲਦਾ ਨਹੀਂ।੩।

"ਜੈਸੀ ਗਗਨਿ ਫਿਰੰਤੀ ਉਡਤੀ, ਕਪਰੇ ਬਾਗੇ ਵਾਲੀ।

ਉਹ ਰਾਖੈ ਚੀਤੁ ਪੀਛੈ ਬਿਚਿ ਬਚਰੇ, ਨਿਤ ਹਿਰਦੈ ਸਾਰਿ ਸਮਾਲੀ।੧।੨।੧੩।੫੧। {ਗਉੜੀ ਬੈਰਾਗਣਿ ਮ: ੪}

ਸਭਿ ਨਿਧਾਨ-ਸਾਰੇ ਖਜ਼ਾਨੇ। ਅਸਟ-ਅੱਠ। ਦਸ ਅਸਟ-ਅਠਾਰਾਂ। ਸਿਧਾਨ-ਸਿੱਧੀਆਂ {ਨੋਟ :- ਅਠਾਰਾਂ ਸਿੱਧੀਆਂ ਵਿੱਚੋਂ ਅੱਠ ਸਿੱਧੀਆਂ ਬਹੁਤ ਪ੍ਰਸਿੱਧ ਹਨ :

ਅਧਿਮਾ ਲਧਿਮਾ ਪ੍ਰਾਪ੍ਤਿ; ਪ੍ਰਾਕਾਮਯ ਸਹਿਮਾ ਤਥਾ।
ईशित्वं च वशित्वं च, तथा कामाकसायिता ।

ਅਣਿਮਾ-ਬਹੁਤ ਹੀ ਸੂਖਮ ਰੂਪ ਹੋ ਜਾਣਾ। ਲਧਿਮਾ-ਸਰੀਰ ਨੂੰ ਛੋਟਾ ਕਰ ਲੈਣਾ। ਪ੍ਰਾਪਤੀ-ਮਨ-ਇੱਛਤ ਪਦਾਰਥ ਹਾਸਲ ਕਰ ਲੈਣੇ। ਪ੍ਰਾਕਾਮਯ-ਹੋਰਨਾਂ ਦੇ ਮਨ ਦੀ ਜਾਣ ਲੈਣਾ। ਮਹਿਮਾ-ਸਰੀਰ ਨੂੰ ਵੱਡਾ ਕਰ ਲੈਣਾ। ਈਸ਼ਿੱਤ੍ਵ-ਆਪਣੀ ਮਰਜ਼ੀ ਅਨੁਸਾਰ ਸਭ ਨੂੰ ਪ੍ਰੇਰ ਲੈਣਾ। ਵਸ਼ਿੱਤ੍ਵ-ਸਭ ਨੂੰ ਵੱਸ ਕਰ ਲੈਣਾ। ਕਾਮਾਵਸਾਇਤਾ-ਕਾਮ-ਵਾਸਨਾ ਨੂੰ ਰੋਕਣ ਦੀ ਸੱਤਿਆ।

ਨਿਧਾਨ-(ਨੌ) ਖਜ਼ਾਨੇ {ਸਾਰੇ ਜਗਤ ਦੇ ਨੌ ਖਜ਼ਾਨੇ ਮਿਥੇ ਗਏ ਹਨ। ਇਹਨਾਂ ਖਜ਼ਾਨਿਆਂ ਦਾ ਮਾਲਕ ਕੁਬੇਰ ਦੇਵਤਾ ਮੰਨਿਆ ਗਿਆ ਹੈ}।

महापद्मश्च पद्मश्च, शंखो मकर कच्छपो ।
मुकुन्द कुन्द नोलाश्च,खर्वश्च निधयो नव ।

ਪਦਮ-ਸੋਨਾ ਚਾਂਦੀ। ਮਹਾ ਪਦਮ-ਹੀਰੇ ਜਵਾਹਰਾਤ। ਸੰਖ-ਸੁੰਦਰ ਭੋਜਨ ਤੇ ਕੱਪੜੇ। ਮਕਰ-ਸ਼ਸਤ੍ਰ ਵਿੱਦਿਆ ਦੀ ਪ੍ਰਾਪਤੀ, ਰਾਜ ਦਰਬਾਰ ਵਿਚ ਮਾਣ। ਮੁਕੁੰਦ-ਰਾਗ ਆਦਿਕ ਕੋਮਲ ਹੁਨਰਾਂ ਦੀ ਪ੍ਰਾਪਤੀ। ਕੁੰਦ-ਸੋਨੇ ਦੀ ਸੁਦਾਗਰੀ। ਨੀਲ-ਮੋਤੀ ਮੂੰਗੇ ਦੀ ਸੁਦਾਗਰੀ। ਕੱਛਪ-ਕੱਪੜੇ ਦਾਣੇ ਦੀ ਸੁਦਾਗਰੀ। ਕਰ ਤਲ-ਹੱਥਾਂ ਦੀਆਂ ਤਲੀਆਂ ਉਤੇ। ਪਾਰਾਵਰਿਆਂ-ਪਾਰ-ਅਵਰ, ਪਾਰਲਾ ਉਰਲਾ ਬੰਨਾ।੪।

ਅਰਥ :- ਹੇ ਮਨ! (ਤੇਰੀ ਖ਼ਾਤਰ) ਜਿਸ ਆਹਰ ਵਿਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ-ਫਿਕਰ ਕਰਦਾ ਰਹਿੰਦਾ ਹੈਂ ? ਜੇਹੜੇ ਜੀਵ ਪ੍ਰਭੂ ਨੇ ਚਿਟਾਨਾਂ ਤੇ ਪੱਥਰਾਂ ਵਿਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸ ਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰਖਿਆ ਹੈ।੧।

ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਮਿਲ ਬੈਠਦੇ ਹਨ, ਉਹ (ਵਿਅਰਥ ਤੌਖਲੇ-ਫਿਕਰਾਂ ਤੋਂ) ਬਚ ਜਾਂਦੇ ਹਨ। ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ।੧।ਰਹਾਉ।

(ਹੇ ਮਨ!) ਮਾਂ, ਪਿਉ, ਪੁੱਤਰ, ਲੋਕ, ਵਹੁਟੀ-ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ। ਹੇ ਮਨ! ਤੂੰ ਕਿਉਂ ਡਰਦਾ ਹੈਂ ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ।੨।

(ਹੇ ਮਨ! ਵੇਖ! ਕੁੰਜ) ਉੱਡ ਉੱਡ ਕੇ ਸੈਂਕੜੇ ਕੋਹਾਂ ਤੇ ਆ ਜਾਂਦੀ ਹੈ, ਪਿੱਛੇ ਉਸ ਦੇ ਬੱਚੇ (ਇਕੱਲੇ) ਛੱਡੇ ਹੋਏ ਹੁੰਦੇ ਹਨ। ਉਹਨਾਂ ਨੂੰ ਕੋਈ ਕੁਝ ਖੁਆਲਣ ਵਾਲਾ ਨਹੀਂ, ਕੋਈ ਉਹਨਾਂ ਨੂੰ ਚੋਗਾ ਨਹੀਂ ਚੁਗਾਂਦਾ। ਉਹ ਕੁੰਜ ਆਪਣੇ ਬੱਚਿਆਂ ਦਾ ਧਿਆਨ ਆਪਣੇ ਮਨ ਵਿਚ ਧਰਦੀ ਰਹਿੰਦੀ ਹੈ (ਤੇ, ਇਸੇ ਨੂੰ ਪ੍ਰਭੂ ਉਹਨਾਂ ਦੇ ਪਾਲਣ ਦਾ ਵਸੀਲਾ ਬਣਾਂਦਾ ਹੈ)।੩।

ਹੇ ਪਾਲਣਹਾਰ ਪ੍ਰਭੂ! ਜਗਤ ਦੇ ਸਾਰੇ ਖਜ਼ਾਨੇ ਤੇ ਅਠਾਰਾਂ ਸਿੱਧੀਆਂ (ਮਾਨੋ) ਤੇਰੇ ਹੱਥਾਂ ਦੀਆਂ ਤਲੀਆਂ ਉੱਤੇ ਰੱਖੇ ਪਏ ਹਨ। ਹੇ ਦਾਸ ਨਾਨਕ! ਐਸੇ ਪ੍ਰਭੂ ਤੋਂ ਸਦਾ ਸਦਕੇ ਹੋ, ਸਦਾ ਕੁਰਬਾਨ ਹੋ, (ਤੇ ਆਖ-ਹੋ ਪ੍ਰਭੂ!) ਤੇਰੀ ਬਜ਼ੁਰਗੀ ਦੇ ਉਰਲੇ ਪਾਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ।੪।੫।

ਨੋਟ :- 'ਸੋਦਰੁ' ਦੇ ਸਿਰ-ਲੇਖ ਹੇਠ ਉਪਰਲੇ ਸੰਗ੍ਰਹ ਦੇ ਪੰਜ ਸ਼ਬਦ ਆ ਚੁਕੇ ਹਨ। ਹੁਣ ਅਗਾਂਹ ਨਵਾਂ ਸਿਰ-ਲੇਖ 'ਸੋ ਪੁਰਖੁ' ਸ਼ੁਰੂ ਹੁੰਦਾ ਹੈ ਜਿਸ ਦੇ ਚਾਰ ਸ਼ਬਦ ਹਨ।

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ, ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ, ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ, ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ, ਹਰਿ ਆਪੇ ਸੇਵਕੁ ਜੀ, ਕਿਆ ਨਾਨਕ ਜੰਤ ਵਿਚਾਰਾ ॥੧॥

ਪਦ ਅਰਥ :- ਸੋ-ਉਹ। ਪੁਰਖੁ-{ਪੁਰਿ ਚੇਤੇ ਭ੍ਰਿਤਿ ਪੁਰੁਖः} ਜੋ ਹਰੇਕ ਸਰੀਰ ਵਿਚ ਵਿਆਪਕ ਹੈ। ਨਿਰੰਜਨੁ-ਨਿਰ-ਅੰਜਨੁ। ਅੰਜਨੁ-ਕਾਲਖ, ਮਾਇਆ ਦਾ ਪ੍ਰਭਾਵ} ਜਿਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਅਗਮ-ਅਪਹੁੰਚ {ਗਮ-ਪਹੁੰਚ}। ਅਪਾਰਾ-ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਸਭਿ-ਸਾਰੇ ਜੀਵ-{ਲਫਜ਼ 'ਜੀਉ' ਤੋਂ ਬਹੁ-ਵਚਨ}। ਦਾਤਾਰਾ-ਰਾਜਕ। ਠਾਕੁਰੁ-ਮਾਲਕ।੧।

ਅਰਥ :- ਉਹ ਪਰਮਾਤਮਾ ਸਾਰੇ ਜੀਵਾਂ ਵਿਚ ਵਿਆਪਕ ਹੈ (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।

ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ। ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜਕ ਹੈਂ।

ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ)।੧।

ਤੂੰ ਘਟ ਘਟ ਅੰਤਰਿ, ਸਰਬ ਨਿਰੰਤਰਿ ਜੀ, ਹਰ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ, ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ, ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ, ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ, ਜਨੁ ਨਾਨਕੁ ਤਿਨ ਕੁਰਬਾਣਾ ॥੨॥

ਪਦ ਅਰਥ :- ਘਟ-ਸਰੀਰ। ਅੰਤਰਿ-ਅੰਦਰ, ਵਿਚ। ਘਟ ਘਟ ਅੰਤਰਿ-ਹਰੇਕ ਸਰੀਰ ਵਿਚ। ਸਰਬ-ਸਾਰੇ। ਨਿਰੰਤਰਿ-ਅੰਦਰ ਇਕ-ਰਸ। ਸਰਬ ਨਿਰੰਤਰਿ-ਸਾਰਿਆਂ ਵਿਚ ਇਕ-ਰਸ। ਅੰਤਰੁ-ਵਿੱਥ। ਨਿਰੰਤਰਿ-ਵਿੱਥ ਤੋਂ ਬਿਨਾ, ਇਕ-ਰਸ। ਏਕੋ-ਇਕ (ਆਪ) ਹੀ। ਇਕਿ-{ਲਫਜ਼ 'ਇਕ' ਤੋਂ ਬਹੁ-ਵਚਨ} ਕਈ ਜੀਵ। ਦਾਤੇ-ਦਾਨੀ। ਭੇਖਾਰੀ-ਮੰਗਤੇ। ਸਭਿ-ਸਾਰੇ। ਵਿਡਾਣ-ਅਚਰਜ। ਚੋਜ-ਕੌਤਕ, ਤਮਾਸ਼ੇ। ਭੁਗਤਾ-ਭੋਗਣ ਵਾਲਾ, ਵਰਤਣ ਵਾਲਾ। ਹਉ-ਹਉਂ, ਮੈਂ। ਆਖਿ-ਆਖ ਕੇ। ਵਖਾਣਾ-ਮੈਂ ਬਿਆਨ ਕਰਾਂ। ਸੇਵਹਿ-ਸਿਮਰਦੇ ਹਨ। ਜਨੁ ਨਾਨਕ-{ਪਿਛਲੇ ਬੰਦ ਵਿਚ ਦੇ 'ਜਨ ਨਾਨਕ' ਅਤੇ ਇਸ 'ਜਨੁ ਨਾਨਕੁ' ਦੇ ਫਰਕ ਨੂੰ ਧਿਆਨ ਨਾਲ ਵੇਖੋ}।੨।

ਅਰਥ :- ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ। (ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ (ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ (ਹੀ ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ। (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ)।

ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ ? ਤੂੰ ਬੇਅੰਤ ਪਾਰਬ੍ਰਹਮ ਹੈਂ, ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ।੨।

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ, ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ, ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ, ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ, ਜਨੁ ਨਾਨਕੁ ਤਿਲ ਬਲਿ ਜਾਸੀ ॥੩॥

ਪਦ ਅਰਥ :- ਹਰਿ ਜੀ-ਹੇ ਪ੍ਰਭੂ ਜੀ! ਧਿਆਵਹਿ-ਸਿਮਰਦੇ ਹਨ। ਸੇ ਜਨ-ਉਹ ਬੰਦੇ। ਜੁਗਿ ਮਹਿ-ਜ਼ਿੰਦਗੀ ਵਿਚ। ਸੁਖਵਾਸੀ-ਸੁਖ ਨਾਲ ਵੱਸਣ ਵਾਲੇ। ਮੁਕਤੁ-(ਮਾਇਆ ਦੇ ਬੰਧਨਾਂ ਤੋਂ) ਆਜ਼ਾਦ। ਫਾਸੀ-ਫਾਹੀ। ਭਉ ਸਭੁ-ਸਾਰਾ ਡਰ। ਗਵਾਸੀ-ਦੂਰ ਕਰ ਦੇਂਦਾ ਹੈ। ਰੂਪਿ-ਰੂਪ ਵਿਚ। ਸਮਾਸੀ-ਮਿਲ ਜਾਂਦੇ ਹਨ। ਧੰਨ-ਭਾਗਾਂ ਵਾਲੇ। ਬਲਿ ਜਾਸੀ-ਸਦਕੇ ਜਾਂਦਾ ਹੈ।੩।

ਅਰਥ :- ਹੇ ਪ੍ਰਭੂ ਜੀ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ ਤੇਰਾ ਧਿਆਨ ਧਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ।

ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁੱਕਦੀ)। ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।

ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨ। ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ।੩।

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ, ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ, ਤੁਧੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ, ਕਰਿ ਕਿਰਿਆ ਖਟ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ, ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

ਪਦ ਅਰਥ :- ਭਗਤਿ ਭੰਡਾਰ-ਭਗਤੀ ਦੇ ਖਜ਼ਾਨੇ। ਭਗਤ-ਭਗਤੀ ਕਰਨ ਵਾਲੇ {ਨੋਟ :- ਲਫਜ਼ 'ਭਗਤਿ' ਅਤੇ 'ਭਗਤ' ਦਾ ਫਰਕ ਚੇਤੇ ਰੱਖਣ-ਜੋਗ ਹੈ}। ਅਨਿਕ-ਅਨੇਕਾਂ। ਤੁਧੁ-ਧੂਣੀਆਂ ਆਦਿਕ ਦਾ ਸਰੀਰਕ ਔਖ। ਸਿਮ੍ਰਿਤਿ-ਉਹ ਧਾਰਮਿਕ ਪੁਸਤਕ ਜੋ ਹਿੰਦੂ ਵਿਦਵਾਨ ਰਿਸ਼ੀਆਂ ਨੇ ਵੇਦਾਂ ਨੂੰ ਚੇਤੇ ਕਰ ਕੇ ਆਪਣੇ ਸਮਾਜ ਦੀ ਅਗਵਾਈ ਲਈ ਲਿਖੇ, ਇਹਨਾਂ ਦੀ ਗਿਣਤੀ ੨੭ ਦੇ ਕਰੀਬ ਹੈ। ਸਾਸਤ-ਹਿੰਦੂ ਧਰਮ ਦੇ ਫਲਸਫੇ ਦੇ ਪੁਸਤਕ ਜੋ ਗਿਣਤੀ ਵਿਚ ਛੇ ਹਨ-ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ। ਕਿਰਿਆ-ਧਾਰਮਿਕ ਸੰਸਕਾਰ। ਖਟ-ਛੇ। ਖਟ ਕਰਮ-ਮਨੂ-ਸਿਮ੍ਰਿਤੀ ਅਨੁਸਾਰ ਇਹ ਛੇ ਕਰਮ ਇਉਂ ਹਨ-ਵਿਦਿਆ ਪੜ੍ਹਨੀ ਤੇ ਪੜ੍ਹਾਈ; ਜੱਗ ਕਰਨਾ ਤੇ ਜੱਗ ਕਰਾਣਾ; ਦਾਨ ਦੇਣਾ ਤੇ ਦਾਨ ਲੈਣਾ। ਕਰੰਤਾ-ਕਰਦੇ ਹਨ। ਭਾਵਹਿ-ਚੰਗੇ ਲੱਗਦੇ ਹਨ।੪।

ਅਰਥ :- ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ। ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫਤਿ-ਸਾਲਾਹ ਕਰ ਰਹੇ ਹਨ। ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ। ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ।

ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੇ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ।੪।

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ, ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ, ਸਦਾ ਸਦਾ ਤੂੰ ਏਕੋ ਜੀ, ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ, ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ, ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ, ਜੋ ਸਭਸੈ ਕਾ ਜਾਣੋਈ ॥੫॥੧॥ {ਪੰਨਾ ੧੦}

ਪਦ ਅਰਥ :- ਆਦਿ-ਮੁੱਢ। ਅਪਰੰਪਰੁ-ਅ-ਪਰੰ-ਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਤੁਧੁ ਜੇਵਡੁ-ਤੇਰੇ ਜੇਡਾ, ਤੇਰੇ ਬਰਾਬਰ ਦਾ। ਅਵਰੁ-ਹੋਰ। ਜੁਗੁ ਜੁਗੁ-ਹਰੇਕ ਜੁਗੁ ਵਿਚ। ਏਕੋ-ਇਕ ਆਪ ਹੀ। ਨਿਹਚਲੁ-ਨਾਹ ਹਿੱਲਣ ਵਾਲਾ, ਅਟੱਲ। ਵਰਤੈ-ਹੁੰਦਾ ਹੈ। ਸੁ-ਉਹ। ਸਭ-ਸਾਰੀ। ਉਪਾਈ-ਪੈਦਾ ਕੀਤੀ। ਸਿਰਜਿ-ਪੈਦਾ ਕਰ ਕੇ। ਆਪੇ-ਆਪ ਹੀ। ਗੋਈ-ਨਾਸ ਕੀਤੀ। ਜਾਣੋਈ-ਜਾਣਨ ਵਾਲਾ। ਸਭਸੈ ਕਾ-ਹਰੇਕ (ਦੇ ਦਿਲ) ਦਾ। ਸੋਈ-ਸੰਭਾਲ ਕਰਨ ਵਾਲਾ।੫।

ਅਰਥ :- ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ।

ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ। ਤੂੰ ਆਪ ਹੀ ਇਸ ਨੂੰ ਪੈਦਾ ਕਰਕੇ ਆਪ ਹੀ ਇਸ ਨੂੰ ਨਾਸ ਕਰਦਾ ਹੈਂ।

ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ।੫।੧।

ਨੋਟ :- ਇਸ ਸ਼ਬਦ ਦੇ ਪੰਜ ਬੰਦ (Stanzas) ਹਨ। ਹਰੇਕ ਬੰਦ ਵਿਚ ਪੰਜ ਪੰਜ ਤੁਕਾਂ ਹਨ ਅਖੀਰਲੇ ਬੰਦ ਦੇ ਮੁੱਕਣ ਤੇ ਅੰਕ 'ਪ' ਦੇ ਨਾਲ ਇਕ ਹੋਰ ਅੰਕ '੧' ਦਿੱਤਾ ਗਿਆ ਹੈ। ਇਸ ਦਾ ਭਾਵ ਇਹ ਹੈ ਕਿ ਸਿਰ-ਲੇਖ 'ਸੋ ਪੁਰਖੁ' ਇਕ ਨਵਾਂ ਸੰਗ੍ਰਹਿ ਹੈ ਜਿਸ ਦਾ ਇਹ ਪਹਿਲਾ ਸ਼ਬਦ ਹੈ।

ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ, ਜੋ ਤੂ ਦੇਹਿ ਸੋਈ ਹਉ ਪਾਈ ॥੧॥ਰਹਾਉ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ, ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰਿਆਉ, ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂੰ ਜਾਣਾਇਹਿ ਸੋਈ ਜਨੁ ਜਾਣੈ ॥ ਹਰਿਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂੰ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ {ਪੰਨਾ ੧੧}

ਨੋਟ :- ਇਸ ਸ਼ਬਦ ਦੇ ੪ ਬੰਦ ਹਨ। ਅੰਕ ਨੰ: ੪ ਤੋਂ ਅਗਲਾ ਅੰਕ ੨ ਦੱਸਦਾ ਹੈ ਕਿ ਸਿਰ-ਲੇਖ 'ਸੋ ਪੁਰਖੁ' ਦੀ ਲੜੀ ਵਿਚ ਇਹ ਦੂਜਾ ਸ਼ਬਦ ਹੈ।

ਪਦ ਅਰਥ :- ਸਚਿਆਰੁ-{ਸਚ-ਆਲਯ} ਥਿਰਤਾ ਦਾ ਘਰ, ਸਦਾ ਕਾਇਮ ਰਹਿਣ ਵਾਲਾ। ਮੈਡਾ-ਮੇਰਾ। ਸਾਂਈ-ਖਸਮ, ਮਾਲਕ। ਤਉ-ਤੈਨੂੰ। ਭਾਵੈ-ਚੰਗਾ ਲੱਗਦਾ ਹੈ। ਥੀਸੀ-ਹੋਵੇਗਾ। ਹਉ-ਹਉਂ, ਮੈਂ। ਪਾਈ-ਪਾਈਂ, ਮੈਂ ਪ੍ਰਾਪਤ ਕਰਦਾ ਹਾਂ।੧।

ਸਭ-ਸਾਰੀ (ਸ੍ਰਿਸ਼ਟੀ)। ਤੂੰ-ਤੈਨੂੰ। {ਗਉੜੀ ਛੰਤ ਮ: ੫, ਪੰਨਾ ੨੪੮-'ਮੋਹਨ, ਤੂੰ ਮਾਨਹਿ ਏਕੁ ਜੀ, ਅਵਰ ਸਭ ਰਾਲੀ'-ਇਥੇ ਭੀ ਲਫਜ਼ 'ਤੂੰ' ਦਾ ਅਰਥ 'ਤੈਨੂੰ' ਹੈ (ਭਾਵ, ਹੇ ਮੋਹਨ ਪ੍ਰਭੂ ? ਤੈਨੂੰ ਇੱਕ ਨੂੰ ਹੀ ਲੋਕ-ਨਾਸ ਰਹਿਤ ਮੰਨਦੇ ਹਨ, ਹੋਰ ਸਾਰੀ ਸ੍ਰਿਸ਼ਟੀ ਨਾਸਵੰਤ ਹੈ)। ਇਸੇ ਤਰ੍ਹਾਂ ਸਿਰੀ ਰਾਗੁ ਮ: ੫, ਪੰਨਾ ੫੧, ਸ਼ਬਦ ਨੰ: ੯੫-'ਜਿਨਿ ਤੂੰ ਸਾਜਿ ਸਵਾਰਿਆ'-ਤੂੰ-ਤੈਨੂੰ। ਪੰਨਾ ੫੨-'ਜਿਨ ਤੂੰ ਸੇਵਿਆ ਭਾਉ ਕਰਿ'-ਤੂੰ-ਤੈਨੂੰ। ਪੰਨਾ ੬੧-'ਗੁਰਮਤਿ ਤੂੰ ਸਲਾਹਣਾ, ਹੋਰੁ ਕੀਮਤਿ ਕਹਣੁ ਨ ਜਾਇ'-ਤੂੰ-ਤੈਨੂੰ। ਪੰਨਾ ੧੦੦-'ਜਿਨ ਤੂੰ ਜਾਤਾ, ਜੋ ਤੁਧੁ ਮਨਿ ਭਾਣੇ'-ਤੂੰ-ਤੈਨੂੰ। ਪੰਨਾ ੧੦੨-'ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ'-ਤੂੰ-ਤੈਨੂੰ। ਪੰਨਾ ੧੩੦-'ਤੁਧੁ ਬਿਨੁ ਅਵਰੁ ਨ ਕੋਈ ਜਾਚਾ, ਗੁਰ ਪਰਸਾਦੀ ਤੂੰ ਪਾਵਣਿਆ'-ਤੂੰ-ਤੈਨੂੰ। ਪੰਨਾ ੧੪੨-'ਭੀ ਤੂੰ ਹੈ ਸਲਾਹਣਾ, ਆਖਣ ਲਹੈ ਨ ਚਾਉ'-ਤੂੰ-ਤੈਨੂੰ। ਹੋਰ ਬਥੇਰੇ ਐਸੇ ਪ੍ਰਮਾਣ ਹਨ}। ਤਿਨਿ-ਉਸ (ਮਨੁੱਖ) ਨੇ। ਗੁਰਮੁਖਿ-ਉਹ ਮਨੁੱਖ ਜਿਸ ਦਾ ਮੂੰਹ ਗੁਰੂ ਵਲ ਹੈ। ਮਨਮੁਖਿ-ਉਹ ਮਨੁੱਖ ਜਿਸ ਦਾ ਮੂੰਹ ਆਪਣੇ ਮਨ ਵਲ ਹੈ।੧।

ਮਾਹਿ-ਵਿਚ। ਸਭਿ-ਸਾਰੇ। ਵਿਜੋਗਿ-ਵਿਜੋਗ ਦੇ ਕਾਰਨ (ਭਾਵ, ਜਿਸ ਦੇ ਮੱਥੇ ਉੱਤੇ ਵਿਜੋਗ ਦਾ ਲੇਖ ਹੈ)।
ਮਿਲਿ-ਮਿਲ ਕੇ, ਮਨੁੱਖਾ ਸਰੀਰ ਪ੍ਰਾਪਤ ਕਰ ਕੇ। ਸੰਜੋਗੀ-ਸੰਜੋਗ (ਦੇ ਲੇਖ) ਨਾਲ। ਮੇਲੁ-ਮਿਲਾਪ। ੨।
ਜਾਣਾਇਹਿ-(ਤੂੰ) ਸਮਝ ਬਖਸ਼ਦਾ ਹੈਂ। ਸੋਈ-ਉਹੀ। ਸਦ-ਸਦਾ। ਆਖਿ-ਆਖ ਕੇ। ਸਹਜੇ-ਸਹਜਿ,
ਆਤਮਕ ਅਡੋਲਤਾ ਵਿਚ। ਨਾਮਿ-ਨਾਮ ਵਿਚ। ੩।

ਆਪੇ-ਆਪ ਹੀ। ਕੀਆ-ਕੀਤਾ ਹੋਇਆ। ਸਭੁ-ਹਰੇਕ ਕੰਮ। ਅਵਰੁ-ਹੋਰ। ਵੇਖਹਿ-ਸੰਭਾਲ ਕਰਦਾ ਹੈਂ।
ਸੋਇ-ਸਾਰ। ਗੁਰਮੁਖਿ-ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ੪।

ਅਰਥ :- (ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ
ਖਸਮ ਹੈਂ। (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ। ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ
ਪ੍ਰਾਪਤ ਕਰਦਾ ਹਾਂ। ੧।

(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੇਰੀ (ਬਣਾਈ ਹੋਈ) ਹੈ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ। ਜਿਸ ਉੱਤੇ ਤੂੰ
ਦਇਆ ਕਰਦਾ ਹੈਂ ਉਸੇ ਨੇ ਤੇਰਾ ਰਤਨ ਵਰਗਾ ਕੀਮਤੀ ਨਾਮ ਲੱਭਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ
ਹੋਇਆ ਉਸ ਨੇ (ਇਹ ਰਤਨ) ਲੱਭ ਲਿਆ। ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸ ਨੇ ਗਵਾ ਲਿਆ।
(ਪਰ ਕਿਸੇ ਜੀਵ ਦੇ ਕੀਹ ਵੱਸ ? ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ
ਹੀ ਆਪਣੇ ਨਾਲ ਮਿਲਾਂਦਾ ਹੈਂ। ੧।

(ਹੇ ਪ੍ਰਭੂ!) ਤੂੰ (ਜਿੰਦਗੀ ਦਾ, ਮਾਨੋ, ਇਕ) ਦਰੀਆ ਹੈਂ, ਸਾਰੇ ਜੀਵ ਤੇਰੇ ਵਿਚ ਹੀ (ਮਾਨੋ, ਲਹਿਰਾਂ) ਹਨ।
ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ। ਜਿਨ੍ਹਾਂ
ਦੇ ਮੱਥੇ ਉੱਤੇ ਵਿਛੋੜੇ ਦਾ ਲੇਖ ਹੈ, ਉਹ ਮਨੁੱਖਾ ਜਨਮ ਪ੍ਰਾਪਤ ਕਰ ਕੇ ਭੀ ਤੈਥੋਂ ਵਿਛੁੜੇ ਹੋਏ ਹਨ। (ਪਰ
ਤੇਰੀ ਰਜਾ ਅਨੁਸਾਰ) ਸੰਜੋਗਾਂ ਦੇ ਲੇਖ ਨਾਲ (ਫਿਰ ਤੇਰੇ ਨਾਲ) ਮਿਲਾਪ ਹੋ ਜਾਂਦਾ ਹੈ। ੨।

(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ
ਹੈ। ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ।

(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ। ਉਹ
ਮਨੁੱਖ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ੩।

(ਹੇ ਪ੍ਰਭੂ!) ਤੂੰ ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈਂ, ਸਭ ਕੁਝ ਤੇਰਾ ਕੀਤਾ ਹੀ ਹੁੰਦਾ ਹੈ। ਤੈਥੋਂ ਬਿਨਾ
(ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਜੀਵ ਪੈਦਾ ਕਰ ਕੇ ਉਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ,
ਤੇ, ਹਰੇਕ (ਦੇ ਦਿਲ) ਦੀ ਸਾਰ ਜਾਣਦਾ ਹੈਂ।

ਹੇ ਦਾਸ ਨਾਨਕ! ਜੋ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ
ਹੈ। ੪। ੨।

**ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ, ਪਾਣੀ ਪਾਵਕੁ ਤਿਨਹਿ ਕੀਆ ॥ ਪੰਕ ਜੁ ਮੋਹ ਪਗੁ
ਨਹੀ ਚਾਲੈ, ਹਮ ਦੇਖਾ ਤਹ ਡੁਬੀਅਲੇ ॥੧॥ ਮਨ, ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ**

ਗਲਿਆ ॥੧॥ਰਹਾਉ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂੰ ਨਾਹੀ ਵੀਸਰਿਆ ॥੨॥੩॥ {ਪੰਨਾ ੧੨}

ਪਦ ਅਰਥ-ਤਿਤੁ-ਉਸ ਵਿਚ {ਲਫਜ਼ 'ਤਿਸੁ' ਤੋਂ 'ਤਿਤੁ' ਅਧਿਕਰਨ ਕਾਰਕ, ਇਕ-ਵਚਨ ਹੈ}। ਸਰਵਰੁ-ਤਾਲਾਬ। ਸਰਵਰੜਾ-ਭਿਆਨਕ ਤਾਲਾਬ। ਸਰਵਰੜੈ-ਭਿਆਨਕ ਤਾਲਾਬ ਵਿਚ। ਤਿਤੁ ਸਰਵਰੜੈ-ਉਸ ਭਿਆਨਕ ਸਰ ਵਿਚ। ਭਈਲੇ-ਹੋਇਆ ਹੈ। ਪਾਵਕੁ-ਅੱਗ, ਤਿਸ਼ਨਾ ਦੀ ਅੱਗ। ਤਿਨਹਿ-ਉਸ (ਪ੍ਰਭੂ) ਨੇ (ਆਪ ਹੀ)। ਪੰਕ-ਚਿੱਕੜ। ਪੰਕ ਜੁ ਮੋਹ-ਜੋ ਮੋਹ ਦਾ ਚਿੱਕੜ ਹੈ। ਪਗੁ-ਪੈਰ। ਹਮ ਦੇਖਾ-ਸਾਡੇ ਵੇਖਦਿਆਂ ਹੀ, ਸਾਡੇ ਸਾਹਮਣੇ ਹੀ। ਤਹ-ਉਸ (ਸਾਰ) ਵਿਚ। ਡੂਬੀਅਲੇ-ਡੁੱਬ ਗਏ, ਡੁੱਬ ਰਹੇ ਹਨ।੧।

ਮਨ-ਹੇ ਮਨ! ਮੂੜ ਮਨਾ-ਹੇ ਮੂਰਖ ਮਨ! ਗਲਿਆ-ਗਲਦੇ ਜਾ ਰਹੇ ਹਨ, ਘਟਦੇ ਜਾ ਰਹੇ ਹਨ।੬। ਰਹਾਉ। ਹਉ-ਮੈਂ। ਜਤੀ-ਕਾਮ-ਵਾਸਨਾ ਨੂੰ ਰੋਕਣ ਦਾ ਜਤਨ ਕਰਨ ਵਾਲਾ। ਸਤੀ-ਉੱਚੇ ਆਚਰਨ ਵਾਲਾ। ਮੁਗਧ-ਮੂਰਖ, ਬੇ-ਸਮਝ। ਜਨਮੁ-ਜੀਵਨ। ਪ੍ਰਣਵਤਿ-ਬੇਨਤੀ ਕਰਦਾ ਹੈ।੨।

ਅਰਥ-(ਹੇ ਭਾਈ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ (ਅਤੇ ਉਸ ਭਿਆਨਕ ਸਰੀਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ)। ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ।੧।

ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ। ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ।੧। ਰਹਾਉ।

(ਹੇ ਪ੍ਰਭੂ!) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਮੂਰਖਾਂ ਵਾਲੀ ਹੁੰਦੀ ਹੈ)। ਸੋ, ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ), ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ)।੨।੩।

ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧ ਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ਰਹਾਉ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ ੧੨}

ਪਦ ਅਰਥ-ਭਈ ਪਰਾਪਤਿ-ਮਿਲੀ ਹੈ। ਦੇਹੁਰੀਆ-ਸੋਹਣੀ ਦੇਹ, ਸੋਹਣਾ ਸਰੀਰ। ਮਾਨੁਖ ਦੇਹੁਰੀਆ-ਸੋਹਣਾ ਮਨੁੱਖਾ ਸਰੀਰ। ਬਰੀਆ-ਵਾਰੀ, ਮੌਕਾ, ਸਮਾ। ਅਵਰਿ-ਹੋਰ ਸਾਰੇ {ਅਵਰੁ-ਇਕ-ਵਚਨ। ਅਵਰਿ-ਬਹੁ-ਵਚਨ}। ਭਜੁ-ਯਾਦ ਕਰ, ਸਿਮਰ।੧।

ਸਰੰਜਾਮਿ-ਇੰਤਜ਼ਾਮ ਵਿਚ, ਆਹਰ ਵਿਚ। ਲਾਗੁ-ਲੱਗ। ਭਵਜਲ-ਸੰਸਾਰ-ਸਮੁੰਦਰ। ਤਰਨ ਕੈ ਸਰੰਜਾਮਿ-ਪਾਰ ਲੰਘਣ ਦੇ ਆਹਰ ਵਿਚ। ਬ੍ਰਿਥਾ-ਵਿਅਰਥ। ਜਾਤ-ਜਾ ਰਿਹਾ ਹੈ। ਰੰਗਿ-ਪਿਆਰ ਵਿਚ। ੧। ਰਹਾਉ।

ਜਪੁ-ਸਿਮਰਨ। ਤਪੁ-ਸੇਵਾ ਆਦਿਕ ਉੱਦਮ। ਸੰਜਮੁ-ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਚੰਗੀ ਤਰ੍ਹਾਂ ਆਹਰ। ਸਾਧੂ-ਗੁਰੂ। ਸੇਵਾ ਹਰਿ ਰਾਇਆ-ਮਾਲਕ ਪ੍ਰਭੂ ਦਾ ਸਿਮਰਨ। ਕਹੁ-ਆਖ। ਨਾਨਕ-ਹੇ ਨਾਨਕ! ਹਮ-ਅਸੀ ਜੀਵ। ਨੀਚ ਕਰੰਮਾ-ਮੰਦ-ਕਰਮੀ। ਸਰਮਾ-ਸਰਮ, ਲਾਜ। ੨।

ਅਰਥ :- (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ)। (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫਤਿ-ਸਾਲਹ ਵਿਚ ਜੁੜੇਂ)। ੧।

(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ। ੧। ਰਹਾਉ।

(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ-ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ-(ਹੇ ਪ੍ਰਭੂ!) ਅਸੀ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ), ਸਰਨ ਪਿਆਂ ਦੀ ਲਾਜ ਰੱਖ। ੨। ੪।

ਨੋਟ :- ਸਾਧਾਰਨ ਤੌਰ ਤੇ ਹਰੇਕ ਸੰਗ੍ਰਹਿ ਦੇ ਸ਼ਬਦ ਆਦਿਕ ਮ: ੧ ਦੇ ਸ਼ਬਦਾਂ ਨਾਲ ਸ਼ੁਰੂ ਹੁੰਦੇ ਹਨ। ਅਗਾਂਹ ਬਾਕੀ ਗੁਰ-ਵਿਅਕਤੀਆਂ ਦੇ ਸਿਲਸਲੇ-ਵਾਰ ਆਉਂਦੇ ਹਨ। ਪਰ ਸੰਗ੍ਰਹਿ 'ਸੋ ਪੁਰਖੁ' ਦਾ ਪਹਿਲਾ ਸ਼ਬਦ ਹੈ ਹੀ ਮ: ੪ ਦਾ। ਇਸ ਵਾਸਤੇ ਮ: ੪ ਦਾ ਦੂਜਾ ਸ਼ਬਦ ਭੀ ਨਾਲ ਹੀ ਦੇ ਕੇ ਅਗਾਂਹ ਬਾਕੀ ਦੀ ਤਰਤੀਬ ਸਿਲਸਿਲੇ-ਵਾਰ ਰੱਖੀ ਹੈ।

ਜੇ ਇਹ ਦੋਵੇਂ ਸੰਗ੍ਰਹਿ ਵੱਖ ਵੱਖ ਨਾਹ ਹੁੰਦੇ ਤਾਂ ਇਹਨਾਂ ਦੀ ਰਲਵੀਂ ਤਰਤੀਬ ਇਉਂ ਹੁੰਦੀ :

ਮ: ੧-ਸੋਦਰੁ ਕੇਹਾ; ਸੁਣਿ ਵਡਾ; ਆਖਾ ਜੀਵਾ; ਤਿਤੁ ਸਰਵਰਤੈ (੪ ਸ਼ਬਦ)

ਮ: ੪-ਹਰਿ ਕੇ ਜਨ; ਸੋ ਪੁਰਖੁ; ਤੂੰ ਕਰਤਾ (੩ ਸ਼ਬਦ)

ਮ: ੫-ਕਾਹੇ ਰੇ ਮਨ; ਭਈ ਪਰਾਪਤਿ (੨ ਸ਼ਬਦ)

ਜੋੜ-੯ ਸ਼ਬਦ

ਸੋਹਿਲਾ, ਰਾਗੁ ਗਉੜੀ ਦੀਪਕੀ, ਮਹਲਾ ੧

ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ, ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ਰਹਾਉ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ, ਦਾਨੈ ਕੀਮਤਿ ਨ ਪਵੈ, ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ {ਪੰਨਾ ੧੨}

ਪਦ ਅਰਥ—ਜੈ ਘਰਿ—ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ—ਸਿਫਤਿ—ਸਾਲਾਹ। ਆਖੀਐ—ਆਖੀ ਜਾਂਦੀ ਹੈ। ਤਿਤੁ ਘਰਿ—ਉਸ ਸਤਸੰਗ-ਘਰ ਵਿਚ। ਸੋਹਿਲਾ—ਸੁਹਾਗ ਦਾ ਗੀਤ {ਨੋਟ :- ਕੁੜੀ ਦੇ ਵਿਆਹ ਸਮੇਂ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਂਦੀਆਂ ਹਨ ਉਹਨਾਂ ਨੂੰ 'ਸੋਹਿਲੜੇ' ਕਹੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਕੁੜੀ ਦੇ ਵਿਆਹੇ ਜਾਣ ਤੇ ਮਾਪਿਆਂ ਅਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ, ਕੁਝ ਅਸੀਸਾਂ ਆਦਿਕ ਹੁੰਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੋ}, ਜਸ, ਸਿਫਤਿ—ਸਾਲਾਹ, ਪ੍ਰਭੂ—ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ।੧।

ਹਉ—ਮੈਂ। ਵਾਰੀ—ਸਦਕੇ। ਜਿਤੁ ਸੋਹਿਲੈ—ਜਿਸ ਸੋਹਿਲੇ ਦੀ ਬਰਕਤਿ ਨਾਲ।੧।ਰਹਾਉ।

ਨਿਤ ਨਿਤ—ਸਦਾ ਹੀ। ਸਮਾਲੀਅਨਿ—ਸਮਾਲੀਦੇ ਹਨ {ਕਰਮ ਵਾਚ, ਵਰਤਮਾਨ ਕਾਲ, ਅੱਠ ਪੁਰਖ, ਬਹੁ-ਵਚਨ}। ਦੇਖੈਗਾ—ਸੰਭਾਲ ਕਰੇਗਾ, ਸੰਭਾਲ ਕਰਦਾ ਹੈ। ਤੇਰੇ—ਤੇਰੇ ਪਾਸੋਂ (ਹੇ ਜਿੰਦੇ!)। ਦਾਨੈ ਕੀਮਤਿ—ਦਾਨ ਦਾ ਮੁੱਲ, ਬਖਸ਼ਿਸ਼ਾਂ ਦਾ ਮੁੱਲ। ਸੁਮਾਰੁ—ਅੰਦਾਜ਼ਾ, ਅੰਤ।੨।

ਸੰਬਤਿ—ਸਾਲ, ਵਰ੍ਹਾ। ਸਾਹਾ—ਵਿਆਹੇ ਜਾਣ ਦਾ ਦਿਨ। ਲਿਖਿਆ—ਮਿਥਿਆ ਹੋਇਆ।

ਮਿਲਿ ਕਰਿ—ਰਲ ਕੇ। ਪਾਵਹੁ ਤੇਲੁ—{ਨੋਟ :- ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਝੀਏਂ ਪਾਈਦਾ ਹੈ। ਚਾਚੀਆਂ ਤਾਈਆਂ ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੋ}। ਅਸੀਸੜੀਆ—ਸੋਹਣੀਆਂ ਅਸੀਸਾਂ।੩।

ਘਰਿ—ਘਰ ਵਿਚ। ਘਰਿ ਘਰਿ—ਹਰੇਕ ਘਰ ਵਿਚ। ਪਾਹੁਚਾ—ਪਹੋਚਾ, ਸੱਦਾ, ਸਾਹੇ—ਚਿੱਠੀ {ਨੋਟ :- ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਵ ਦੀ ਗਿਣਤੀ ਆਦਿਕ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਕੁੜੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ—ਪੈਂਦੇ ਹਨ। ਸਦੜੇ—ਸੱਦੇ। ਸੇ ਦਿਹ—ਉਹ ਦਿਹਾੜੇ। ਆਵੰਨਿ—ਆਉਂਦੇ ਹਨ।੪।

ਨੋਟ :- ਵਿਆਹ ਦੇ ਸਮੇਂ ਪਹਿਲਾਂ ਮਾਂਝੀਏਂ ਪੈਣ ਦੀ ਰਸਮ ਹੁੰਦੀ ਹੈ। ਚਾਚੀਆਂ ਤਾਈਆਂ ਭਰਜਾਈਆਂ ਸਹੇਲੀਆਂ ਰਲ ਕੇ ਵਿਆਹ ਵਾਲੀ ਕੁੜੀ ਦੇ ਸਿਰ ਵਿਚ ਤੇਲ ਪਾਂਦੀਆਂ ਹਨ। ਉਸ ਨੂੰ ਇਸ਼ਨਾਨ ਕਰਾਂਦੀਆਂ ਹਨ, ਤੇ, ਨਾਲ ਨਾਲ ਸੁਹਾਗ ਦੇ ਗੀਤ ਗਾਂਦੀਆਂ ਹਨ, ਪਤੀ ਦੇ ਘਰ ਜਾ ਕੇ ਸੁਖੀ ਵੱਸਣ ਲਈ ਅਸੀਸਾਂ ਦੇਂਦੀਆਂ ਹਨ। ਉਹਨੀਂ ਦਿਨੀਂ ਰਾਤ ਨੂੰ ਗਾਵਣ ਬੈਠੀਆਂ ਜ਼ਨਾਨੀਆਂ ਭੀ ਸੋਹਿਲੜੇ ਜਾਂ ਸੁਹਾਗ ਦੇ ਗੀਤ ਗਾਂਦੀਆਂ ਹਨ। ਇਹਨਾਂ ਗੀਤਾਂ ਵਿਚ ਅਸੀਸਾਂ ਤੇ ਸੁਹਾਗ ਦੇ ਗੀਤ ਭੀ ਹੁੰਦੇ ਹਨ ਅਤੇ ਵੈਰਾਗ ਦੇ ਗੀਤ ਭੀ, ਕਿਉਂਕਿ ਇਕ ਪਾਸੇ ਤਾਂ ਕੁੜੀ ਨੇ ਵਿਆਹੀ ਜਾ ਕੇ ਆਪਣੇ ਪਤੀ ਦੇ ਘਰ ਜਾਣਾ ਹੈ; ਦੂਜੇ ਪਾਸੇ, ਉਸ ਕੁੜੀ

ਦਾ ਮਾਪਿਆਂ ਭੈਣਾਂ ਭਰਾਵਾਂ ਸਹੇਲੀਆਂ ਚਾਚੀਆਂ ਤਾਈਆਂ ਭਰਜਾਈਆਂ ਆਦਿਕ ਨਾਲੋਂ ਵਿਛੋੜਾ ਭੀ ਹੋਣਾ ਹੁੰਦਾ ਹੈ। ਇਹਨਾਂ ਗੀਤਾਂ ਵਿਚ ਇਹ ਦੋਵੇਂ ਮਿਲਵੇਂ ਭਾਵ ਹੁੰਦੇ ਹਨ।

ਜਿਵੇਂ ਵਿਆਹ ਲਈ ਸਮਾ ਮੁਹੂਰਤ ਮਿਥਿਆ ਜਾਂਦਾ ਹੈ, ਤੇ ਉਸ ਮਿਥੇ ਸਮੇਂ ਉਤੇ ਹੀ ਹਥ-ਲੇਵੇਂ ਆਦਿਕ ਕਰਨ ਦਾ ਪੂਰਾ ਜਤਨ ਕੀਤਾ ਜਾਂਦਾ ਹੈ, ਇਸੇ ਤਰ੍ਹਾਂ ਹਰੇਕ ਜਿੰਦ-ਕੁੜੀ ਦਾ ਉਹ ਸਮਾ ਭੀ ਪਹਿਲਾਂ ਹੀ ਮਿਥਿਆ ਜਾ ਚੁਕਾ ਹੈ, ਜਦੋਂ ਮੌਤ ਦੀ ਸਾਹੇ-ਚਿੱਠੀ ਆਉਂਦੀ ਹੈ, ਤੇ ਇਸ ਨੇ ਸਾਕਾਂ ਸੰਬੰਧੀਆਂ ਤੋਂ ਵਿਛੁੜ ਕੇ ਇਸ ਜਗਤ-ਪੇਕੇ ਘਰ ਨੂੰ ਛੱਡ ਕੇ ਪਰਲੋਕ ਵਿਚ ਜਾਣਾ ਹੈ।

ਇਸ ਸ਼ਬਦ ਵਿਚ ਜਿੰਦ-ਕੁੜੀ ਨੂੰ ਸਮਝਾਇਆ ਹੈ ਕਿ ਸਤਸੰਗ ਵਿਚ ਸੁਹਾਗ ਦੇ ਗੀਤ ਗਾਇਆ ਕਰ, ਤੇ ਸੁਣਿਆ ਕਰ। ਸਤ-ਸੰਗ, ਮਾਨੋ, ਮਾਂਈਏਂ ਪੈਣ ਦੀ ਥਾਂ ਹੈ। ਸਤਸੰਗੀ ਸਹੇਲੀਆਂ ਇਥੇ ਇਕ ਦੂਜੀ ਸਹੇਲੀ ਨੂੰ ਅਸੀਸਾਂ ਦੇਂਦੀਆਂ ਹਨ, ਅਰਦਾਸ ਕਰਦੀਆਂ ਹਨ ਕਿ ਪਰਲੋਕ ਤੁਰਨ ਵਾਲੀ ਸਹੇਲੀ ਨੂੰ ਪ੍ਰਭੂ-ਪਤੀ ਦਾ ਮਿਲਾਪ ਹੋਵੇ।

ਅਰਥ :- ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫਤਿ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ!) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫਤਿ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ।੧।

(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫਤਿ ਦੇ ਗੀਤ ਗਾ (ਅਤੇ ਆਖ-) ਮੈਂ ਸਦਕੇ ਹਾਂ ਉਸ ਸਿਫਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ।੧।ਰਹਾਉ।

(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ, (ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ)।੨।

(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈਆਂ ਕਰਿਆ ਕਰ-) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ, ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ।੩।

(ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ। (ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ।੪।੧।

ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ਰਹਾਉ॥ ਵਿਸੁਏ ਚਸਿਆ ਘੜੀਆ

ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ, ਕਰਤੇ ਕੇ ਕੇਤੇ ਵੇਸ ॥੨॥੨॥
{ਪੰਨਾ ੧੨}

ਪਦ ਅਰਥ :- ਛਿਅ-ਛੇ। ਘਰ-ਸ਼ਾਸਤਰ {ਸਾਂਖ, ਨਿਆਇ, ਵੈਸ਼ੇਸ਼ਿਕ, ਯੋਗ, ਮੀਮਾਂਸਾ, ਵੇਦਾਂਤ}। ਗੁਰ-
(ਇਹਨਾਂ ਸ਼ਾਸਤਰਾਂ ਦੇ) ਕਰਤਾ, {ਕਪਲ, ਗੋਤਮ, ਕਣਾਦ, ਪਤੰਜਲੀ, ਜੈਮਨੀ, ਵਿਆਸ}। ਉਪਦੇਸ-
ਸਿੱਖਿਆ, ਸਿੱਧਾਂਤ। ਗੁਰੁ ਗੁਰੁ-ਇਸਟ ਪ੍ਰਭੂ। ਏਕੋ-ਇੱਕ ਹੀ। ਵੇਸ-ਰੂਪ।੧।

ਬਾਬਾ-ਹੇ ਭਾਈ! ਜੈ ਘਰਿ-ਜਿਸ (ਸਤਸੰਗ-) ਘਰ ਵਿਚ। ਕਰਤੇ ਕੀਰਤਿ-ਕਰਤਾਰ ਦੀ ਸਿਫਤਿ-ਸਾਲਾਹ।
ਹੋਇ-ਹੁੰਦੀ ਹੈ। ਰਾਖੁ-ਸੰਭਾਲ। ਤੋਇ-ਤੇਰੀ। ਵਡਾਈ-ਭਲਾਈ।੧।ਰਹਾਉ।

ਅੱਖ ਦੇ ੧੫ ਫੋਰ = ੧ ਵਿਸਾ। ੧੫ ਵਿਸੁਏ = ੧ ਚਸਾ।

੩੦ ਚਸੇ = ੧ ਪਲ। ੬੦ ਪਲ = ੧ ਘੜੀ।

ਸਾਢੇ ੭ ਘੜੀਆਂ = ੧ ਪਹਰ। ੮ ਪਹਰ = ੧ ਦਿਨ ਰਾਤ।

੧੫ ਥਿਤਾਂ; ੭ ਵਾਰ; ੧੨ ਮਹੀਨੇ, ਛੇ ਰੁੱਤਾਂ।੨।

ਅਰਥ :- (ਹੇ ਭਾਈ!) ਛੇ ਸ਼ਾਸਤਰ ਹਨ, ਛੇ ਹੀ (ਇਹਨਾਂ ਸ਼ਾਸਤਰਾਂ ਦੇ) ਚਲਾਣ ਵਾਲੇ ਹਨ, ਛੇ ਹੀ
ਇਹਨਾਂ ਦੇ ਸਿੱਧਾਂਤ ਹਨ। ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ। (ਇਹ ਸਾਰੇ
ਸਿਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪਰਕਾਸ਼ ਦੇ ਰੂਪ ਹਨ)।੧।

ਹੇ ਭਾਈ! ਜਿਸ (ਸਤਸੰਗ-) ਘਰ ਵਿਚ ਕਰਤਾਰ ਦੀ ਸਿਫਤਿ-ਸਾਲਾਹ ਹੁੰਦੀ ਹੈ, ਉਸ ਘਰ ਨੂੰ ਸਾਂਭ ਰੱਖ
(ਉਸ ਸਤਸੰਗ ਦਾ ਆਸਰਾ ਲਈ ਰੱਖ। ਇਸੇ ਵਿਚ) ਤੇਰੀ ਭਲਾਈ ਹੈ।੧।ਰਹਾਉ।

ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਅਤੇ ਹੋਰ ਅਨੇਕਾਂ ਰੁੱਤਾਂ ਹਨ,
ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਰੂਪ ਹਨ), ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ
ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ।੨।੨।

ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ, ਰਵਿ ਚੰਦੁ ਦੀਪਕ ਬਨੇ, ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ
ਮਲਆਨਲੋ, ਪਵਣੁ ਚਵਰੋ ਕਰੇ, ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵਖੰਡਨਾ
ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ਰਹਾਉ॥ ਸਹਸ ਤਵ ਨੈਨ, ਨਨ ਨੈਨ ਹਹਿ ਤੋਹਿ ਕਉ,
ਸਹਸ ਮੂਰਤਿ, ਨਨਾ ਏਕ ਤੋਹੀ ॥ ਸਹਸ ਪਦ ਬਿਮਲ, ਨਨ ਏਕ ਪਦ, ਗੰਧ ਬਿਨੁ, ਸਹਸ ਤਵ ਗੰਧ, ਇਵ
ਚਲਤ ਮੋਹੀ ॥੨॥ ਸਭ ਮਹਿ ਜੋਤਿ, ਜੋਤਿ ਹੈ ਸੋਇ ॥ ਤਿਸ ਦੈ ਚਾਨਣਿ, ਸਭ ਮਹਿ ਚਾਨਣੁ ਹੋਇ ॥ ਗੁਰ
ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਮਕਰੰਦ ਲੋਭਿਤ ਮਨੋ,
ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ, ਹੋਇ ਜਾ ਤੇ ਤੇਰੈ ਨਾਇ
ਵਾਸਾ ॥੪॥੩॥ {ਪੰਨਾ ੧੩}

ਪਦ ਅਰਥ :- ਗਗਨ-ਆਕਾਸ਼। ਗਗਨ ਮੈ-ਗਗਨ ਮਯ, ਆਕਾਸ਼ ਰੂਪ, ਸਾਰਾ ਆਕਾਸ਼। ਰਵਿ-ਸੂਰਜ।
ਦੀਪਕ-ਦੀਵੇ। ਜਨਕ-ਜਾਣੋ, ਮਾਨੋ, ਜਿਵੇਂ। ਮਲਆਨਲੋ-{ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ
ਵਾਲੀ ਹਵਾ (ਅਨਲ-ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰਕੇ ਉਪਰੋਂ ਆਉਣ ਵਾਲੀ ਹਵਾ

ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਸਗਲ-ਸਾਰੀ। ਬਨਰਇ-ਬਨਸਪਤੀ। ਫੁਲੰਤ-ਫੁੱਲ ਦੇ ਰਹੀ ਹੈ। ਜੋਤੀ-ਜੋਤਿ-ਰੂਪ ਪ੍ਰਭੂ।੧।

ਭਵ ਖੰਡਨ-ਹੇ ਜਨਮ ਮਰਨ ਕੱਟਣ ਵਾਲੇ! ਅਨਹਤਾ-{ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸ਼ਬਦ-ਆਵਾਜ਼, ਜੀਵਨ-ਰੋਂ। ਭੇਰੀ-ਡੱਫ, ਨਗਾਰਾ।੧।ਰਹਾਉ।

ਸਹਸ-ਹਜ਼ਾਰਾਂ। ਤਵ-ਤੇਰੇ। ਨੈਨ-ਅੱਖਾਂ। ਨਨ-ਕੋਈ ਨਹੀਂ। ਹਹਿ-{‘ਹੈ’ ਤੋਂ ਬਹੁ-ਵਚਨ}। ਤੋਹਿ ਕਉ-ਤੇਰੇ, ਤੈਨੂੰ, ਤੇਰੇ ਵਾਸਤੇ। ਮੂਰਤਿ-ਸ਼ਕਲ। ਨਾ-ਕੋਈ ਨਹੀਂ। ਤੋਹੀ-ਤੇਰੀ {ਅੱਖਰ ‘ਤ’ ਦੇ ਨਾਲ ਦੋ ਲਗਾਂ ਹਨ- ‘ਤੋ’ ਅਤੇ ‘ਤੋਹੀ’ ਹੈ, ਇਥੇ ‘ਤੇਹੀ’ ਪੜ੍ਹਨਾ ਹੈ}। ਪਦ-ਪੈਰ। ਬਿਮਲ-ਸਾਫ਼। ਗੰਧ-ਨੱਕ। ਤਿਵ-ਇਸ ਤਰ੍ਹਾਂ। ਚਲਤ-ਕੌਤਕ, ਅਚਰਜ ਖੇਡ।੨।

ਜੋਤਿ-ਚਾਨਣ, ਪ੍ਰਕਾਸ਼। ਸੋਇ-ਉਹ ਪ੍ਰਭੂ। ਤਿਸ ਦੈ ਚਾਨਣਿ-ਉਸ ਪ੍ਰਭੂ ਦੇ ਚਾਨਣ ਨਾਲ। ਸਾਖੀ-ਸਿੱਖਿਆ ਨਾਲ।੩।

ਮਕਰੰਦ-ਫੁੱਲਾਂ ਦੀ ਵਿਚਲੀ ਧੂੜ {Pollen-dust}, ਫੁੱਲਾਂ ਦਾ ਰਸ। ਮਨੋ-ਮਨ। ਅਨਦਿਨੋ-{ਅੱਖਰ ‘ਨ’ ਦੇ ਨਾਲ ਦੋ ਲਗਾਂ ਹਨ- ‘ਨੋ’ ਅਤੇ ‘ਨੋਹੀ’ ਹੈ, ਇਥੇ ‘ਅਨਦਿਨੋ’ ਪੜ੍ਹਨਾ ਹੈ} ਹਰ ਰੋਜ਼। ਮੋਹਿ-ਮੈਨੂੰ। ਆਹੀ-ਹੈ, ਰਹਿੰਦੀ ਹੈ। ਸਾਰਿੰਗ-ਪਪੀਹਾ। ਕਉ-ਨੂੰ। ਜਾ ਤੇ-ਜਿਸ ਤੋਂ, ਜਿਸ ਨਾਲ। ਤੇਰੈ ਨਾਇ-ਤੇਰੇ ਨਾਮ ਵਿਚ।੪।

ਅਰਥ :- ਸਾਰਾ ਆਕਾਸ਼ (ਮਾਨੋ) ਥਾਲ ਹੈ। ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ। ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ।੧।

ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੋਂ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ।੧।ਰਹਾਉ।

(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।੧।

ਸਾਰੇ ਜੀਵਾਂ ਵਿਚ ਇੱਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ। (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)। (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ)।੩।

ਹੇ ਹਰੀ ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।੪।੩।

ਨੋਟ :- ਆਰਤੀ-{ਆਰਤਿ, ਆਰਾਤ੍ਰਿਕਾ} ਦੇਵਤੇ ਦੀ ਮੂਰਤੀ ਜਾਂ ਕਿਸੇ ਪੂਜਯ ਅੱਗੇ ਦੀਵੇ ਘੁਮਾ ਕੇ ਪੂਜਾ ਕਰਨੀ। ਹਿੰਦੂ ਮਤ ਅਨੁਸਾਰ ਚਾਰ ਵਾਰੀ ਚਰਨਾਂ ਅੱਗੇ, ਦੋ ਵਾਰੀ ਨਾਭੀ ਉਤੇ, ਇੱਕ ਵਾਰੀ ਮੂੰਹ ਉਤੇ ਅਤੇ ਸੱਤ ਵਾਰੀ ਸਾਰੇ ਸਰੀਰ ਉਤੇ ਦੀਵੇ ਘੁਮਾਣੇ ਚਾਹੀਦੇ ਹਨ। ਦੀਵੇ ਇੱਕ ਤੋਂ ਲੈ ਕੇ ਇੱਕ ਸੌ ਤਕ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਇਸ ਆਰਤੀ ਦੀ ਨਿਖੇਧੀ ਕਰ ਕੇ ਕਰਤਾਰ ਦੀ ਕੁਦਰਤੀ ਆਰਤੀ ਦੀ ਵਡਿਆਈ ਕੀਤੀ ਹੈ।

ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ, ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ, ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ, ਪੁਨੁ ਵਡਾ ਹੇ ॥ ਕਰਿ ਡੰਡਉਤ, ਪੁਨੁ ਵਡਾ ਹੇ ॥੧॥ਰਹਾਉ॥ ਸਾਕਤ ਹਰਿ ਰਸ ਸਾਦੁ ਨ ਜਾਣਿਆ, ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ, ਚੁਭੈ, ਦੁਖੁ ਪਾਵਹਿ, ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮ ਸਮਾਣੇ, ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ, ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ, ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ, ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ {ਪੰਨਾ ੧੩}

ਪਦ ਅਰਥ :- ਕਾਮਿ-ਕਾਮ-ਵਾਸਨਾ ਨਾਲ। ਕਰੋਧਿ-ਕ੍ਰੋਧ ਨਾਲ। ਨਗਰੁ-ਸਰੀਰ-ਨਗਰ। ਮਿਲਿ-ਮਿਲ ਕੇ। ਸਾਧੂ-ਗੁਰੂ। ਖੰਡਲ ਖੰਡਾ-ਤੋੜਿਆ ਹੈ। ਪੂਰਬਿ-ਪੂਰਬ ਵਿਚ, ਪਹਿਲੇ ਬੀਤੇ ਸਮੇ ਵਿਚ। ਪੂਰਬਿ ਲਿਖੇ ਲਿਖਤ-ਪਿਛਲੇ (ਕੀਤੇ ਕਰਮਾਂ ਦੇ) ਲਿਖੇ ਹੋਏ ਸੰਸਕਾਰਾਂ ਅਨੁਸਾਰ। ਮਨਿ-ਮਨ ਵਿਚ। ਮੰਡਲ ਮੰਡਾ-ਜੜਿਆ ਹੈ।

ਅੰਜੁਲੀ-ਦੇਵੇਂ ਹੱਥ ਜੋੜੇ ਹੋਏ। ਪੁਨੁ-ਭਲਾ ਕੰਮ। ਡੰਡਉਤ-ਲੰਮੇ ਪੈ ਕੇ ਨਮਸ-ਕਾਰ।੧।ਰਹਾਉ।

ਸਾਕਤ-ਰੱਬ ਨਾਲੋਂ ਟੁੱਟੇ ਹੋਏ ਮਨੁੱਖ। ਸਾਦੁ-ਸੁਆਦ। ਤਿਨ ਅੰਤਰਿ-ਉਹਨਾਂ ਦੇ ਅੰਦਰ, ਉਹਨਾਂ ਦੇ ਮਨ ਵਿਚ। ਚਲਹਿ-ਤੁਰਦੇ ਹਨ। ਚੁਭੈ-(ਕੰਡਾ) ਚੁੱਭਦਾ ਹੈ। ਜਮ ਕਾਲੁ-(ਆਤਮਕ) ਮੌਤ। ਸਿਰਿ-ਸਿਰ ਉੱਤੇ।੨।

ਨਾਮਿ-ਨਾਮ ਵਿਚ। ਸਮਾਣੇ-ਲੀਨ, ਮਸਤ। ਭਵ-ਸੰਸਾਰ। ਖੰਡਾ ਹੇ-ਨਾਸ ਕਰ ਲਿਆ ਹੈ। ਸੋਭ-ਸੋਭਾ। ਖੰਡ ਬ੍ਰਹਮੰਡਾ-ਸਾਰੇ ਜਗਤ ਵਿਚ।੩।

ਮਸਕੀਨ-ਆਜਿਜ਼। ਪ੍ਰਭ-ਹੇ ਪ੍ਰਭੂ। ਰਾਖੁ-ਰੱਖਿਆ ਕਰ। ਅਧਾਰੁ-ਆਸਰਾ। ਨਾਮੇ-ਨਾਮਿ ਹੀ, ਨਾਮ ਵਿਚ ਹੀ। ਮੰਡਾ-ਮਿਲਿਆ।੪।

ਅਰਥ :- (ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ। ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੁੱਟ ਜਾਂਦਾ ਹੈ)।੧।

(ਹੇ ਭਾਈ!) ਗੁਰੂ ਅੰਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ। ਗੁਰੂ ਅੰਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ।੧।ਰਹਾਉ।

ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ। ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉੱਤੇ ਸਵਾਰ ਰਹਿੰਦੀ ਹੈ)।੨।

(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ। ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ।੩।

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ। ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ।੪।੪।

ਨੋਟ :- ਜੇ ਪੈਰ ਵਿਚ ਕੰਡਾ ਚੁੱਭ ਜਾਏ ਤਾਂ ਤੁਰਨਾ ਫਿਰਨਾ ਔਖਾ ਹੋ ਜਾਂਦਾ ਹੈ। ਉਸ ਕੰਡੇ ਨੂੰ ਕੱਢਣ ਦੇ ਥਾਂ ਜੇ ਪੈਰਾਂ ਵਿਚ ਮਖਮਲ ਦੀ ਜੁੱਤੀ ਪਾ ਲਈਏ, ਤਾਂ ਭੀ ਤੁਰਨ ਲੱਗਿਆਂ ਉਹ ਕੰਡਾ ਚੁੱਭਦਾ ਹੀ ਰਹੇਗਾ। ਸੁਖ ਤਦੋਂ ਹੀ ਹੋਵੇਗਾ, ਜਦੋਂ ਉਹ ਕੰਡਾ ਪੈਰ ਵਿਚੋਂ ਕੱਢ ਲਿਆ ਜਾਏ।

ਜਿਤਨਾ ਚਿਰ ਮਨੁੱਖ ਦੇ ਅੰਦਰ ਹਉਮੈ ਹੈ, ਇਹ ਦੁਖੀ ਹੀ ਕਰਦੀ ਰਹੇਗੀ। ਬਾਹਰਲੇ ਧਾਰਮਿਕ ਭੇਖ ਆਦਿਕ ਭੀ ਸੁਖ ਨਹੀਂ ਦੇ ਸਕਣਗੇ।

ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ, ਸੁਣਹੁ ਮੇਰੇ ਮੀਤਾ, ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ, ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾ ਰੇ ॥ ਮਨ, ਗੁਰ ਮਿਲਿ ਕਾਜ ਸਵਾਰੇ ॥੧॥ਰਹਾਉ॥ ਇਹੁ ਸੰਸਾਰੁ ਬਿਕਾਰੁ, ਸੰਸੇ ਮਹਿ, ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸ, ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ, ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖ ਮਾਗੈ, ਮੋ ਕਉ ਕਰਿ ਸੰਤਨ ਕੀ ਪੂਰੇ ॥੪॥੫॥ {ਪੰਨਾ ੧੩}

ਪਦ ਅਰਥ :- ਕਰਉ-ਕਰਉਂ, ਮੈਂ ਕਰਦਾ ਹਾਂ {ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ}। ਸੁਣਹੁ-ਤੁਸੀਂ ਸੁਣੋ {ਹੁਕਮੀ ਭਵਿੱਖਤ, ਮੱਧਮ ਪੁਰਖ, ਬਹੁ-ਵਚਨ}। ਬੇਲਾ-ਵੇਲਾ, ਮੌਕਾ। ਈਹਾ-ਇਥੇ, ਇਸ ਜਨਮ ਵਿਚ। ਖਾਟਿ-ਖੱਟ ਕੇ। ਲਾਹਾ-ਲਾਭ, ਖੱਟੀ। ਆਗੈ-ਪਰਲੋਕ ਵਿਚ। ਬਸਨੁ-ਵੱਸਣਾ, ਵਸੋਂ। ਸੁਹੇਲਾ-ਸੌਖਾ।੧।

ਅਉਧ-ਉਮਰ। ਰੈਣਾ-ਰਾਤ। ਮਨ-ਹੇ ਮਨ! ਮਿਲਿ-ਮਿਲ ਕੇ। ਸਵਾਰੇ-ਸਵਾਰਿ, ਸਵਾਰ ਲੈ।੧।ਰਹਾਉ।

ਬਿਕਾਰ-ਵਿਕਾਰ-ਰੂਪ, ਵਿਕਾਰਾਂ ਨਾਲ ਭਰਿਆ ਹੋਇਆ। ਸੰਸੇ ਮਹਿ-ਸਹਿੰਸਿਆਂ ਵਿਚ, ਤੌਖਲਿਆਂ ਵਿਚ। ਜਿਸਹਿ-ਜਿਸ ਮਨੁੱਖ ਨੂੰ। ਜਗਾਇ-ਜਗਾ ਕੇ। ਪੀਆਵੈ-ਪਿਲਾਂਦਾ ਹੈ। ਤਿਨਿ-ਉਸ ਨੇ।੨।

ਜਾ ਕਉ-ਜਿਸ (ਮਨੋਰਥ) ਵਾਸਤੇ। ਬਿਹਾਝਹੁ-ਖਰੀਦੋ, ਵਣਜ ਕਰੋ। ਤੇ-ਤੋਂ, ਦੀ ਰਾਹੀਂ। ਮਨਹਿ-ਮਨ ਵਿਚ ਹੀ। ਨਿਜ ਘਰਿ-ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ। ਮਹਲੁ-(ਪਰਮਾਤਮਾ ਦਾ) ਟਿਕਾਣਾ। ਸਹਜੇ-ਸਹਜਿ, ਆਤਮਕ ਅਡੋਲਤਾ ਵਿਚ। ਬਹੁਰਿ-ਫਿਰ।੩।

ਅੰਤਰਜਾਮੀ-ਹੇ ਦਿਲਾਂ ਦੀ ਜਾਣਨ ਵਾਲੇ! ਪੁਰਖ-ਹੇ ਸਭ ਵਿਚ ਵਿਆਪਕ! ਬਿਧਾਤੇ-ਹੇ ਸਿਰਜਣਹਾਰ! ਪੂਰੇ-ਪੂਰਿ, ਪੂਰੀ ਕਰ। ਮਾਗੈ-ਮੰਗਦਾ ਹੈ। ਮੈਂ ਕਉ-ਮੈਨੂੰ। ਧੂਰੇ-ਚਰਨ-ਧੂੜ।੪।

ਅਰਥ :- ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ-(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ। (ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ।੧।

ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ। ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ।੧। ਰਹਾਉ।

ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖਲਿਆਂ ਵਿਚ (ਭੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ। (ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ।੨।

(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ। (ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ।੩।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਣਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ। ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ।੪।੫।

ਨੋਟ :- ਅਖੀਰਲੇ ਅੰਕ ੫ ਦਾ ਭਾਵ ਇਹ ਹੈ ਕਿ ਇਸ ਸੰਗ੍ਰਹਿ (ਸੋਹਿਲੇ) ਦਾ ਇਹ ਪੰਜਵਾਂ ਸ਼ਬਦ ਹੈ। ਪਾਠਕ ਸੱਜਣ ਧਿਆਨ ਰੱਖਣ ਕਿ ਇਸ ਸੰਗ੍ਰਹਿ ਦਾ ਨਾਮ 'ਸੋਹਿਲਾ' ਹੈ, 'ਕੀਰਤਨ ਸੋਹਿਲਾ' ਨਹੀਂ।

ੴ ਸਤਿਗੁਰ ਪ੍ਰਸਾਦਿ ॥

ਰਾਗੁ ਸਿਰੀ ਰਾਗੁ ਮਹਲਾ ਪਹਿਲਾ ੧ ਘਰੁ ੧

ਨੋਟ :- ‘ਮਹਲਾ ੧’ ਦੇ ਅੰਕ ਤੋਂ ਪਹਿਲਾਂ ਲਫਜ਼ ‘ਪਹਿਲਾ’ ਤੋਂ ਸਾਫ਼ ਪ੍ਰਤੱਖ ਹੈ ਕਿ ਅੰਕ ੧ ਨੂੰ ਪੜ੍ਹਨਾ ਹੈ ‘ਪਹਿਲਾ’। ਇਸੇ ਤਰ੍ਹਾਂ ‘ਘਰੁ ੧’ ਦੇ ਅੰਕ ੧ ਨੂੰ ਭੀ ਪੜ੍ਹਨਾ ਹੈ ‘ਪਹਿਲਾ’। ਵੇਖੋ, ਪੰਨਾ ੨੩ ਉੱਤੇ ਸ਼ਬਦ ਨੰ: ੨੫ ਦਾ ਸਿਰਲੇਖ ‘ਸਿਰੀਰਾਗੁ ਮਹਲਾ ੧ ਘਰੁ ਦੂਜਾ ੨। ਇਥੇ ‘ਘਰੁ ੨’ ਦੇ ਅੰਕ ਨੂੰ ਲਿਖਿਆ ਹੈ ‘ਦੂਜਾ’। ਵੇਖੋ, ਪੰਨਾ ੧੬੩, ਸਿਰਲੇਖ ਗਉੜੀ ‘ਗੁਆਰੇਰੀ ਮਹਲਾ ੪ ਚਉਥਾ’, ਇਥੇ ‘ਮਹਲਾ ੪’ ਦੇ ਅੰਕ ਨੂੰ ਲਿਖਿਆ ਹੈ ‘ਚਉਥਾ’। ਇਸੇ ਤਰ੍ਹਾਂ ਹੋਰ ਵਧੀਕ ਤਸੱਲੀ ਵਾਸਤੇ ਪਾਠਕ ਸੱਜਣ ੧੪੩੦ ਪੰਨੇ ਵਾਲੀ ਬੀੜ ਦੇ ਪੰਨਾ ਨੰ: ੪੯੨, ੫੨੪, ੫੮੨, ੬੦੫, ੬੩੬, ੬੬੧, ੬੬੪ ਅਤੇ ੧੧੬੯ ਉੱਤੇ ਵੇਖ ਲੈਣ।

ਮੋਤੀ ਤ ਮੰਦਰ ਉਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੁ ਅਗਰਿ ਚੰਦਨਿ ਲੀਪਿ ਆਵੈ ਚਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ
ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ਰਹਾਉ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ
ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ
ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ
ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ
ਨਾਉ ॥੪॥੧॥ {ਪੰਨਾ ੧੪}

ਪਦ ਅਰਥ :- ਤ-ਜੇ। ਉਸਰਹਿ-ਉਸਰ ਪੈਣ, ਬਣ ਜਾਣ। ਕੁੰਗੁ-ਕੇਸਰ। ਅਗਰਿ-ਅਗਰ ਨਾਲ, ਉਦ ਦੀ ਸੁਗੰਧ-ਭਰੀ ਲੱਕੜੀ ਨਾਲ। ਚੰਦਨਿ-ਚੰਦਨ ਨਾਲ। ਲੀਪਿ-ਲਿਪਾਈ ਕਰ ਕੇ। ਦੇਖਿ-ਵੇਖ ਕੇ। ਚਿਤਿ-ਚਿੱਤ ਵਿਚ।੧।

ਪਲਘਿ-ਪਲੰਘ ਉਤੇ। ਮੋਹਣੀ-ਸੁੰਦਰ ਇਸਤ੍ਰੀ। ਮੁਖਿ-ਮੂੰਹ ਉੱਤੇ। ਰੰਗਿ-ਪਿਆਰ ਨਾਲ। ਪਸਾਉ-ਪਸਾਰਾ, ਖੇਡ। ਰੰਗਿ ਪਸਾਉ-ਪਿਆਰ-ਭਰੀ ਖੇਡ, ਹਾਵ-ਭਾਵ।੨।

ਸਿਧੁ-ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਸਿਧਿ-ਜੋਗ-ਸਮਾਧੀ ਵਿਚ ਕਾਮਯਾਬੀ। ਲਾਈ-ਲਾਈ, ਮੈਂ ਲਾਵਾਂ। ਰਿਧਿ-ਜੋਗ ਤੋਂ ਪ੍ਰਾਪਤ ਹੋਈਆਂ ਬਰਕਤਾਂ। ਬੈਸਾ-ਬੈਸਾਂ, ਮੈਂ ਬੈਠਾਂ। ਭਾਉ-ਆਦਰ, ਸਤਕਾਰ।੩।

ਮੇਲਿ-ਇਕੱਠਾ ਕਰ ਕੇ। ਲਸਕਰ-ਫੌਜਾਂ। ਤਖਤਿ-ਤਖਤ ਉੱਤੇ। ਹਾਸਲੁ ਕਰੀ-ਮੈਂ ਹਾਸਲ ਕਰਾਂ, ਮੈਂ ਚਲਾਵਾਂ। ਵਾਉ-ਹਵਾ ਸਮਾਨ, ਵਿਅਰਥ। ਕਰੀ-ਕਰੀ, ਮੈਂ ਕਰਾਂ।੪।

ਅਰਥ :- ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਲ-ਮਾੜੀਆਂ ਉਸਰ ਪੈਣ, ਜੇ (ਉਹ ਮਹਲ-ਮਾੜੀਆਂ) ਰਤਨਾਂ ਨਾਲ ਜੜਾਉ ਹੋ ਜਾਣ, ਜੇ (ਉਹਨਾਂ ਮਹਲ-ਮਾੜੀਆਂ ਨੂੰ) ਕਸਤੂਰੀ ਕੇਸਰ ਉਦ ਤੇ ਚੰਦਨ ਨਾਲ ਲਿਪਾਈ ਕਰ ਕੇ (ਮੇਰੇ ਅੰਦਰ) ਚਾਉ ਚੜ੍ਹੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਮਹਲ-ਮਾੜੀਆਂ ਨੂੰ ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।੧।

ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਮੈਂ ਆਪਣੇ ਗੁਰੂ ਨੂੰ ਪੁੱਛਿਆ ਹੈ ਤੇ ਮੈਨੂੰ ਯਕੀਨ ਭੀ ਆ ਗਿਆ ਹੈ) ਕਿ ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ (ਤੇ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ (ਭੀ) ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ)।੧।ਰਹਾਉ।

ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ, ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ-ਭਾਵ ਕਰੇ ਜਿਸ ਦੇ ਮੱਥੇ ਉੱਤੇ ਮਣੀ ਸੋਭ ਰਹੀ ਹੋਵੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।੨।

ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ-ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ, ਜੇ (ਜੋਗ ਦੀ ਤਾਕਤ ਨਾਲ) ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।੩।

ਜੇ ਮੈਂ ਫੌਜਾਂ ਇਕੱਠੀਆਂ ਕਰ ਕੇ ਬਾਦਸ਼ਾਹ ਬਣ ਜਾਵਾਂ, ਜੇ ਮੈਂ (ਤਖਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ (ਮੈਨੂੰ ਖਤਰਾ ਹੈ ਕਿ ਇਹ ਰਾਜ-ਭਾਗ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।੪।੧।

ਨੋਟ :- ਇਸ ਸ਼ਬਦ ਦੇ ੪ ਬੰਦ ਹਨ। ਅਖੀਰਲੇ ਅੰਕ ਨੰ: ੧ ਦਾ ਭਾਵ ਇਹ ਹੈ ਕਿ ਇਥੇ ਪਹਿਲਾ ਸ਼ਬਦ ਸਮਾਪਤ ਹੋਇਆ ਹੈ।

ਭਾਵ :- ਪ੍ਰਭੂ ਦੀ ਯਾਦ ਭੁਲਾ ਕੇ ਜਿੰਦ ਸੜ-ਬਲ ਜਾਂਦੀ ਹੈ। ਜੋਗ ਦੀਆਂ ਰਿੱਧੀਆਂ ਸਿੱਧੀਆਂ, ਤੇ ਬਾਦਸ਼ਾਹੀ ਪ੍ਰਭੂ ਦੇ ਵਿਛੋੜੇ ਤੋਂ ਪੈਦਾ ਹੋਏ ਉਸ ਸਾੜ ਨੂੰ ਸ਼ਾਂਤ ਨਹੀਂ ਕਰ ਸਕਦੇ। ਇਹ ਤਾਂ ਸਗੋਂ ਪਰਮਾਤਮਾ ਨਾਲੋਂ ਵਿੱਥ ਵਧਾ ਕੇ ਸਾੜ ਪੈਦਾ ਕਰਦੇ ਹਨ।

ਸਿਰੀ ਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ, ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦਇ ਗੁਫੈ ਨ ਦੇਖਾ, ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ਰਹਾਉ॥ ਕੁਸਾ ਕਟੀਆ ਵਾਰ ਵਾਰ, ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ, ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ, ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਉ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥ {ਪੰਨਾ ੧੪}

ਪਦ ਅਰਥ :- ਕੋਟੀ-ਕੋਟਿ। ਕੋਟੀ ਕੋਟਿ-ਕੋਟਿ ਕੋਟਿ, ਕ੍ਰੋੜਾਂ ਹੀ (ਸਾਲ)। ਆਰਜਾ-ਉਮਰ। ਪੀਅਣੁ-ਪੀਣਾ। ਅਪਿਆਉ-ਖਾਣਾ, ਭੋਜਨ। ਗੁਫੈ-ਗੁਫਾ ਵਿਚ (ਰਹਿ ਕੇ)। ਸਉਣ ਥਾਉ-ਸੌਣ ਦਾ ਥਾਂ। ਭੀ-ਫਿਰ ਭੀ। ਹਉ-ਮੈਂ। ਕੇਵਡੁ-ਕਿਤਨਾ ਵੱਡਾ। ਨਾਉ-ਨਾਮਣਾ, ਵਡਿਆਈ।੬।

ਥਾਇ-ਥਾਂ ਵਿਚ, ਸਰੂਪ ਵਿਚ। ਨਿਜ ਥਾਇ-ਆਪਣੇ ਸਰੂਪ ਵਿਚ, ਆਪਣੇ ਆਪ ਵਿਚ। ਸੁਣਿ ਸੁਣਿ-ਮੁੜ ਮੁੜ ਸੁਣ ਕੇ। ਆਖਣੁ-ਬਿਆਨ। ਜੇ ਭਾਵੈ-ਜੇ ਪ੍ਰਭੂ ਨੂੰ ਚੰਗਾ ਲੱਗੇ। ਤਮਾਇ-ਖਿੱਚ, ਤਾਂਘ (ਜੀਵ ਦੇ ਅੰਦਰ ਸਿਫਤਿ-ਸਾਲਾਹ ਕਰਨ ਦੀ) ਤਾਂਘ। ਕਰੇ-ਪੈਦਾ ਕਰ ਦੇਂਦਾ ਹੈ।੧।ਰਹਾਉ।

ਕੁਸਾ-ਕੁੱਸਾਂ, ਜੇ ਮੈਂ (ਆਪਣੇ ਆਪ ਨੂੰ) ਕੁਹ ਸੁੱਟਾਂ। ਕਟੀਆ-ਜੇ ਮੈਂ (ਆਪਣੇ ਆਪ ਨੂੰ ਰਤਾ ਰਤਾ) ਕਟਾ ਦਿਆਂ। ਵਾਰ ਵਾਰ-ਮੁੜ ਮੁੜ। ਪੀਸਣਿ-ਚੱਕੀ ਵਿਚ। ਪਾਇ-ਪਾ ਕੇ। ਸੇਤੀ-ਨਾਲ। ਜਾਲੀਆ-ਜਾਲੀਆਂ, ਜੇ ਮੈਂ ਸਾੜ ਦਿਆਂ।੨।

ਸੈ-ਸੈਂਕੜੇ। ਨਦਰੀ ਨ ਆਵਉ-ਮੈਂ ਨਾਹ ਦਿੱਸਾਂ।੩।

ਕਾਗਦ-ਕਾਗਜ਼। ਕੀਚੈ-ਕੀਤਾ ਜਾਏ। ਭਾਉ-ਅਰਥ। ਮਸੂ-(ਲਫਜ਼ 'ਮਸੂ' ਤੋਂ ਸੰਬੰਧ ਕਾਰਕ) ਮੱਸੂ ਦੀ, ਸਿਆਹੀ ਦੀ। ਨ ਆਵਈ-ਨ ਆਵੈ। ਲੇਖਣਿ-ਕਲਮ। ਪਵਣੁ-ਹਵਾ। ਚਲਾਉ-ਚਲਾਵਾਂ, ਮੈਂ ਚਲਾਵਾਂ।੪।

ਅਰਥ :- ਜੇ ਮੇਰੀ ਉਮਰ ਕ੍ਰੋੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ-ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਉ ਸਕਾਂ), ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ) ਤਾਂ ਭੀ (ਹੇ ਪ੍ਰਭੂ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ), ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ)।੧।

ਸਦਾ ਕਾਇਮ ਰਹਿਣ ਵਾਲਾ ਨਿਰ-ਆਕਾਰ ਪਰਮਾਤਮਾ ਆਪਣੇ ਆਪ ਵਿਚ ਟਿਕਿਆ ਹੋਇਆ ਹੈ (ਉਸ ਨੂੰ ਕਿਸੇ ਹੋਰ ਦੇ ਆਸਰੇ ਦੀ ਮੁਥਾਜੀ ਨਹੀਂ ਹੈ) ਅਸੀਂ ਜੀਵ ਇਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ। (ਪਰ ਇਹ ਕੋਈ ਨਹੀਂ ਦੱਸ ਸਕਦਾ ਕਿ ਉਹ ਕਿਤਨਾ ਕੁ ਵੱਡਾ ਹੈ)। ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ (ਜੀਵ ਦੇ ਅੰਦਰ ਆਪਣੀ ਸਿਫਤਿ-ਸਾਲਾਹ ਦੀ) ਤਾਂਘ ਪੈਦਾ ਕਰ ਦੇਂਦਾ ਹੈ।੧।ਰਹਾਉ।

ਜੇ (ਤਪਾਂ ਦੇ ਕਸ਼ਟ ਦੇ ਦੇ ਕੇ ਆਪਣੇ ਸਰੀਰ ਨੂੰ) ਮੈਂ ਕੁਹ ਸੁੱਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿਚ ਪਾ ਕੇ ਪੀਹ ਦਿਆਂ, ਅੱਗ ਨਾਲ ਸਾੜ ਸੁੱਟਾਂ, ਤੇ (ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ (ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ!) ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।੨।

ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤਕ ਪਹੁੰਚ ਸਕਾਂ, ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ, (ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ!) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।੩।

ਹੇ ਨਾਨਕ! (ਆਖ-ਹੇ ਪ੍ਰਭੂ! ਜੇ ਮੇਰੇ ਪਾਸ ਤੇਰੀ ਵਡਿਆਈ ਨਾਲ ਭਰੇ ਹੋਏ) ਲੱਖਾਂ ਮਣਾਂ ਕਾਗਜ਼ ਹੋਣ ਉਹਨਾਂ ਨੂੰ ਮੁੜ ਮੁੜ ਪੜ੍ਹ ਕੇ ਵਿਚਾਰ (ਭੀ) ਕੀਤੀ ਜਾਵੇ, ਜੇ (ਤੇਰੀ ਵਡਿਆਈ ਲਿਖਣ ਵਾਸਤੇ) ਮੈਂ ਹਵਾ ਨੂੰ ਕਲਮ ਬਣਾ ਲਵਾਂ (ਲਿਖਦਿਆਂ ਲਿਖਦਿਆਂ) ਸਿਆਹੀ ਦੀ ਭੀ ਕਦੇ ਤੋਟ ਨਾਹ ਆਵੇ, ਤਾਂ ਭੀ (ਹੇ ਪ੍ਰਭੂ!) ਮੈਂ ਤੇਰਾ ਮੁੱਲ ਨਹੀਂ ਪਾ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।੪।੨।

ਨੋਟ :- ਅਖੀਰਲੇ ਅੰਕ ਨੰ: ੨ ਦਾ ਭਾਵ ਇਹ ਹੈ ਕਿ ਦੂਜਾ ਸ਼ਬਦ ਮੁੱਕਾ ਹੈ।

ਭਾਵ :- ਜੇ ਕੋਝਾਂ ਸਾਲ ਅਤੁੱਟ ਸਮਾਧੀ ਲਾ ਕੇ ਤੇ ਬੜੇ ਬੜੇ ਤਪ ਸਹਾਰ ਸਹਾਰ ਕੇ ਦਿੱਬ ਦ੍ਰਿਸ਼ਟੀ ਹਾਸਲ ਕਰ ਲਈਏ, ਜੇ ਉੱਡਣ ਦੀ ਸਮਰੱਥਾ ਪ੍ਰਾਪਤ ਕਰ ਕੇ ਪਰਮਾਤਮਾ ਦੀ ਰਚੀ ਰਚਨਾ ਦਾ ਅਖੀਰਲਾ ਬੰਨਾ ਲੱਭਣ ਲਈ ਸੈਂਕੜੇ ਅਸਮਾਨਾਂ ਤਕ ਹੋ ਆਵੀਏ, ਜੇ ਅਮੁੱਕ ਸਿਆਹੀ ਨਾਲ ਲੱਖਾਂ ਮਣਾਂ ਕਾਗਜ਼ਾਂ ਉੱਤੇ ਪ੍ਰਭੂ ਦੀ ਵਡਿਆਈ ਦਾ ਲੇਖ ਇਕ-ਸਾਰ ਲਿਖਦੇ ਜਾਈਏ; ਤਾਂ ਭੀ ਕੋਈ ਜੀਵ ਉਸ ਦੀ ਵਡਿਆਈ ਦਾ ਅੰਤ ਪਾਣ ਜੋਗਾ ਨਹੀਂ ਹੈ। ਉਹ ਨਿਰਾਕਾਰ ਪ੍ਰਭੂ ਆਪਣੇ ਸਹਾਰੇ ਆਪ ਕਾਇਮ ਹੈ, ਉਸ ਨੂੰ ਸਹਾਰਾ ਦੇਣ ਜੋਗਾ ਕੋਈ ਉਸ ਦਾ ਸ਼ਰੀਕ ਨਹੀਂ ਹੈ। ਜਿਸ ਉੱਤੇ ਮੇਹਰ ਕਰੇ ਉਸ ਨੂੰ ਆਪਣੀ ਸਿਫਤਿ-ਸਾਲਾਹ ਦੀ ਦਾਤਿ ਬਖਸ਼ਦਾ ਹੈ।੨।

ਸਿਰੀ ਰਾਗੁ ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ, ਪੜੇ ਕਿ ਪੁਛਣ ਜਾਉ ॥੧॥ ਬਾਬਾ, ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ, ਨਾ ਤਿਸੁ ਏਹੁ ਨ ਓਹੁ ॥੧॥ਰਹਾਉ॥ ਜੀਵਣ ਮਰਣਾ ਜਾਇ ਕੈ, ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ, ਹੋਰਿ ਜੀਆ ਕੇਤੇ ਲੋਅ ॥੩॥ ਨੀਚਾ ਅੰਦਰਿ ਨੀਚ ਜਾਤਿ, ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥ {ਪੰਨਾ ੧੫}

ਪਦ ਅਰਥ :- ਲੇਖੈ-ਲੇਖੇ ਵਿਚ, ਗਿਣਤੀ-ਮਿਣਤੀ ਵਿਚ, ਥੋੜੇ ਹੀ ਸਮੇਂ ਲਈ। ਬੋਲਣੁ ਬੋਲਣਾ-ਬੋਲ-ਚਾਲ। ਖਾਣਾ ਖਾਉ-ਖਾਣ-ਪੀਣ। ਵਾਟ-ਜ਼ਿੰਦਗੀ ਦਾ ਸਫ਼ਰ। ਚਲਾਈਆ-ਜੋ ਚਲਾਈ ਹੋਈ ਹੈ। ਸੁਣਿ ਵੇਖਾਉ-ਸੁਣਨਾ ਵੇਖਣਾ। ਲਵਾਈਅਹਿ-ਜੋ ਲਏ ਜਾ ਰਹੇ ਹਨ। ਪੜੇ-ਪੜ੍ਹੇ ਹੋਏ ਮਨੁੱਖ ਨੂੰ। ਕਿ-ਕੀਹ ? ਪੜੇ...ਜਾਉ-ਮੈਂ (ਇਸ ਬਾਰੇ) ਕਿਸੇ ਪੜ੍ਹੇ ਹੋਏ ਮਨੁੱਖ ਨੂੰ ਕੀਹ ਪੁੱਛਣ ਜਾਵਾਂ ? ਇਸ ਬਾਰੇ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ, ਹਰ ਕੋਈ ਜਾਣਦਾ ਹੈ।੧।

ਬਾਬਾ-ਹੇ ਭਾਈ! ਰਚਨਾ-ਖੇਡ। ਧੋਹੁ-ਠੱਗੀ, ਚਾਰ ਦਿਨ ਦੀ ਖੇਡ। ਅੰਧੈ-ਅੰਨ੍ਹੇ ਨੇ, ਮਾਇਆ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ। ਏਹੁ-ਮਾਇਆ। ਓਹੁ-ਪ੍ਰਭੂ ਦਾ ਨਾਮ।੧।ਰਹਾਉ।

ਜੀਵਣ ਮਰਣਾ-ਜੰਮਣ ਤੋਂ ਮਰਨ ਤਕ। ਜਾਇ ਕੈ-ਜਨਮ ਲੈ ਕੇ, ਜੰਮ ਕੇ। ਏਥੈ-ਇਸ ਦੁਨੀਆ ਵਿਚ। ਖਾਜੈ-ਖਾਣ ਦੇ ਆਹਰੇ, ਪਦਾਰਥ ਇਕੱਠੇ ਕਰਨ ਦੇ ਆਹਰੇ। ਕਾਲਿ-(ਸਾਰੇ) ਸਮੇਂ ਵਿਚ, ਸਾਰੀ ਉਮਰ। ਬਹਿ-ਬੈਠ ਕੇ। ਸਮਝਾਈਐ-(ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ। ਸਭਿ-ਸਾਰੇ ਹੀ। ਪੰਡ ਪਰਾਲਿ-ਪਰਾਲੀ ਦੀਆਂ ਪੰਡਾਂ, ਨਕਾਰੇ ਭਾਰ।੨।

ਸਭੁ ਕੋ-ਹਰੇਕ ਜੀਵ। ਆਖੈ-ਆਖਦਾ ਹੈ, ਮੰਗਦਾ ਹੈ। ਆਖੈ ਬਹੁਤੁ ਬਹੁਤੁ-ਬਹੁਤੀ ਮਾਇਆ ਮੰਗਦਾ ਹੈ। ਕਹਣਿ-ਕਹਣ ਨਾਲ। ਕਹਣਿ.....ਹੋਇ-ਆਪਣੇ ਕਹਿਣ-ਅਨੁਸਾਰ ਕੋਈ ਵੱਡਾ ਨਹੀਂ ਬਣਿਆ, ਮੂੰਹੋਂ-ਮੰਗੇ ਧਨ ਨਾਲ ਕਦੇ ਕੋਈ ਰੱਜਿਆ ਨਹੀਂ। ਕੀਮਤਿ.....ਪਾਈਆ-ਕਿਸੇ ਨੇ ਕਦੇ ਆਪਣੇ ਮੰਗਣ ਦੀ ਕੀਮਤ ਨਹੀਂ ਪਾਈ, ਮੰਗਣ ਦਾ ਹੱਦ-ਬੰਨਾ ਨਹੀਂ ਲੱਭਾ, ਬੱਸ ਨਹੀਂ ਕੀਤੀ। ਸਾਚਾ-ਸਦਾ-ਥਿਰ ਰਹਿਣ ਵਾਲਾ। ਸਾਹਬੁ-ਮਾਲਕ। ਹੋਰਿ ਕੇਤੇ-ਬਾਕੀ ਸਾਰੇ ਬੇਅੰਤ ਜੀਵ। ਲੋਅ-ਲੋਕ, ਸ੍ਰਿਸ਼ਟੀਆਂ।੩।

ਹੂ-ਤੋਂ। ਤਿਨ ਕੈ ਸੰਗਿ-ਉਹਨਾਂ ਦੇ ਨਾਲ ਹੈ। ਵਡਿਆ ਸਿਉ-ਮਾਇਆ-ਧਾਰੀਆਂ ਨਾਲ। ਰੀਸ-ਕਿਸੇ ਹੋਰ ਦੇ ਪੂਰਨਿਆਂ ਤੇ ਤੁਰਨਾ। ਵਡਿਆ.....ਰੀਸ-ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਨਾ। ਸਮਾਲੀਅਨਿ-ਸੰਭਾਲੇ ਜਾਂਦੇ ਹਨ, ਸਾਰ ਲਈ ਜਾਂਦੀ ਹੈ।੪।

ਅਰਥ :- ਇਹ ਗੱਲ ਹਰ ਕੋਈ ਜਾਣਦਾ ਹੈ ਕਿ ਅਸੀਂ ਜ਼ਿੰਦਗੀ ਦੇ ਸਾਹ ਗਿਣੇ-ਮਿਥੇ ਸਮੇਂ ਲਈ ਹੀ ਲੈ ਰਹੇ ਹਾਂ, ਸਾਡਾ ਬੋਲ-ਚਾਲ, ਸਾਡਾ ਖਾਣ-ਪੀਣ ਥੋੜੇ ਹੀ ਸਮੇਂ ਲਈ ਹੈ, ਜਿਸ ਜੀਵਨ-ਸਫ਼ਰ ਵਿਚ ਅਸੀਂ ਤੁਰੇ ਹੋਏ ਹਾਂ ਇਹ ਸਫ਼ਰ ਭੀ ਥੋੜੇ ਹੀ ਚਿਰ ਲਈ ਹੈ, (ਦੁਨੀਆਂ ਦੇ ਰਾਗ-ਰੰਗ ਤੇ ਰੰਗ-ਤਮਾਸ਼ੇ) ਸੁਣਨੇ ਵੇਖਣੇ ਭੀ ਥੋੜੇ ਹੀ ਸਮੇਂ ਲਈ ਹਨ।੧।

ਹੇ ਭਾਈ! ਮਾਇਆ ਦੀ ਖੇਡ (ਜੀਵਾਂ ਲਈ) ਚਾਰ ਦਿਨ ਦੀ ਹੀ ਖੇਡ ਹੈ। ਪਰ ਇਸ ਚਾਰ ਦਿਨ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਹੈ, ਨਾਹ ਮਾਇਆ ਨਾਲ ਹੀ ਨਿਭਦੀ ਹੈ ਤੇ ਨਾਹ ਪ੍ਰਭੂ ਦਾ ਨਾਮ ਹੀ ਮਿਲਦਾ ਹੈ।੧।ਰਹਾਉ।

ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਪਦਾਰਥ ਇਕੱਠੇ ਕਰਨ ਦੇ ਆਹਰੇ ਲੱਗਾ ਰਹਿੰਦਾ ਹੈ (ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ, (ਇਸ ਦੇ ਮਰਨ ਪਿਛੋਂ) ਇਸ ਨੂੰ ਰੋਣ ਵਾਲੇ ਸਾਰੇ ਹੀ ਸੰਬੰਧੀ (ਇਸ ਦੇ ਭਾ ਦੀਆਂ), ਪਰਾਲੀ ਦੀਆਂ ਪੰਡਾਂ ਪਏ ਚੁੱਕਦੇ ਹਨ (ਕਿਉਂਕਿ ਮਰਨ ਵਾਲੇ ਨੂੰ ਕੋਈ ਲਾਭ ਨਹੀਂ ਹੁੰਦਾ)।੨।

(ਹੇ ਪ੍ਰਭੂ!) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ, ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ)। ਹੇ ਪ੍ਰਭੂ! ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਖ਼ਾਲਕ ਹੈਂ, ਹੋਰ ਸਾਰੇ ਜੀਆ-ਜੰਤ ਹੋਰ ਸਾਰੇ ਜਗਤ ਮੰਡਲ-ਨਾਸਵੰਤ ਹਨ।੩।

(ਹੇ ਪ੍ਰਭੂ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵੀਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ, ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ (ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ।੪।੩।

ਨੋਟ :- ਅੰਕ ੩ ਦੱਸਦਾ ਹੈ ਕਿ ਤੀਜਾ ਸ਼ਬਦ ਖ਼ਤਮ ਹੋਇਆ ਹੈ।

ਭਾਵ :- ਚਾਰ ਦਿਨ ਦੀ ਖੇਡ ਦੀ ਖਾਤਰ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ ਜੀਵਨ ਵਿਅਰਥ ਗਵਾਂਦੇ ਹਨ। ਜ਼ਿੰਦਗੀ ਦੇ ਦਿਨ ਗਿਣੇ-ਮਿਥੇ ਹਨ, ਇਹ ਭੀ ਗਵਾ ਲਏ ਖਾਣ ਦੇ ਪਦਾਰਥਾਂ ਦੇ ਆਹਰੇ, ਸਦਾ ਧਨ ਹੀ ਮੰਗਦੇ ਰਹੇ ਜੋ ਨਾਲ ਨਹੀਂ ਨਿਭਦਾ। ਪਰ ਪ੍ਰਭੂ ਦੀ ਮਿਹਰ ਉਹਨਾਂ ਤੇ ਹੈ ਜੋ ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਦੇ।

ਨੋਟ :- ਗੁਰੂ ਨਾਨਕ ਦੇਵ ਜੀ ਦੇ ਖਿਆਲ ਅਨੁਸਾਰ ਨਿਰੀਆਂ ਜਗਤ ਦੀਆਂ ਮੱਲਾਂ ਮੱਲਣਾ ਜੀਵਨ ਦਾ ਸਹੀ ਰਸਤਾ ਨਹੀਂ ਹੈ।

ਸਿਰੀ ਰਾਗੁ ਮਹਲਾ ੧ ॥ ਲਬੁ ਕੁਤਾ, ਕੂੜੁ ਚੂਹੜਾ, ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖਿ ਸੁਧੀ, ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ, ਏ ਕਰਮ ਮੇਰੇ ਕਰਤਾਰ ॥੧॥ ਬਾਬਾ, ਬੋਲੀਐ ਪਤਿ ਹੋਇ ॥ ਉਤਮ ਸੇ, ਦਰਿ ਉਤਮ ਕਹੀਅਹਿ, ਨੀਚ ਕਰਮ ਬਹਿ ਰੋਇ ॥੧॥ਰਹਾਉ॥ ਰਸੁ ਸੁਇਨਾ, ਰਸੁ ਰੁਪਾ ਕਾਮਣਿ, ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ, ਰਸੁ ਸੇਜਾ ਮੰਦਰ, ਰਸੁ ਮੀਠਾ, ਰਸੁ ਮਾਸੁ ॥ ਏਤੇ ਰਸ ਸਰੀਰ ਕੇ, ਕੈ ਘਟਿ ਨਾਮ ਨਿਵਾਸੁ ॥੨॥ ਜਿਤੁ ਬੋਲੀਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥ ਤਿਨ ਮਤਿ, ਤਿਨ ਪਤਿ, ਤਿਨ ਧਨੁ ਪਲੈ, ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ, ਨ ਨਾਇ ॥੪॥੪॥ {ਪੰਨਾ ੧੫}

ਪਦ ਅਰਥ :- ਲਬੁ-ਖਾਣ ਦਾ ਲਾਲਚ। ਕੂੜੁ-ਝੂਠ ਬੋਲਣਾ। ਠਗਿ-ਠੱਗ ਕੇ। ਪਰ ਮਲੁ-ਪਰਾਈ ਮੈਲ। ਮੁਖਿ-ਮੂੰਹ ਵਿਚ। ਸੁਧੀ-ਸਮੂਲਚੀ, ਸਾਰੀ ਦੀ ਸਾਰੀ। ਅਗਨਿ-ਅੱਗ। ਰਸ ਕਸ-ਚਸਕੇ। ਆਪੁ ਸਲਾਹਣਾ-ਆਪਣੇ ਆਪ ਨੂੰ ਵਡਿਆਉਣਾ। ਏ-ਇਹ।੧।

ਬਾਬਾ-ਹੇ ਭਾਈ! ਬੋਲੀਐ-ਉਹ ਬੋਲ ਬੋਲੀਏ, ਪ੍ਰਭੂ ਦੀ ਸਿਫਤਿ-ਸਾਲਾਹ ਹੀ ਕਰੀਏ। ਪਤਿ-ਇੱਜ਼ਤ। ਸੇ-ਉਹੀ ਬੰਦੇ। ਦਰਿ-ਪ੍ਰਭੂ ਦੀ ਹਜ਼ੂਰੀ ਵਿਚ। ਕਹੀਅਹਿ-ਕਹੇ ਜਾਂਦੇ ਹਨ। ਨੀਚ ਕਰਮ-ਮੰਦ-ਕਰਮੀ ਬੰਦੇ।੧।ਰਹਾਉ।

ਰਸੁ-ਚਸਕਾ। ਰੁਪਾ-ਚਾਂਦੀ। ਕਾਮਣਿ-ਇਸਤ੍ਰੀ। ਪਰਮਲ-ਸੁਗੰਧੀ। ਪਰਮਲ ਕੀ ਵਾਸ-ਸੁਗੰਧੀ ਸੁੰਘਣੀ। ਮੰਦਰ-ਸੋਹਣੇ ਘਰ। ਏਤੇ-ਇਤਨੇ, ਕਈ। ਕੈ ਘਟਿ-ਕਿਸ ਹਿਰਦੇ ਵਿਚ ?੨।

ਜਿਤੁ ਬੋਲੀਐ-ਜੇਹੜਾ ਬੋਲ ਬੋਲਿਆਂ। ਜਿਤੁ-ਜਿਸ (ਬੋਲ) ਦੀ ਰਾਹੀਂ। ਪਰਵਾਣੁ-ਕਬੂਲ, ਸੁਚੱਜਾ, ਸੁਲੱਖਣਾ। ਬੋਲਿ-ਬੋਲ ਕੇ। ਵਿਗੁਚਣਾ-ਖੁਆਰ ਹੋਈਦਾ ਹੈ। ਮਨ-ਹੇ ਮਨ! ਭਾਵਹਿ-ਚੰਗੇ ਲੱਗਦੇ ਹਨ। ਤਿਸੁ-ਉਸ ਪ੍ਰਭੂ ਨੂੰ। ਕਿ-ਕੀਹ ? ਕਹਣ ਵਖਾਣ-ਕਹਣ-ਕਹਾਣ, ਫਾਲਤੂ ਗੱਲਾਂ। ਕਿ-ਕਿਸ ਅਰਥ ? ਕੋਈ ਲਾਭ ਨਹੀਂ।੨।

ਤਿਨ ਪਲੈ-ਉਹਨਾਂ ਮਨੁੱਖਾਂ ਦੇ ਪਾਸ। ਜਿਨ ਹਿਰਦੈ-ਜਿਨ੍ਹਾਂ ਦੇ ਹਿਰਦੇ ਵਿਚ। ਸੁਆਲਿਉ-ਸੋਹਣਾ। ਕਾਇ-ਕੌਣ ? ਨਾਨਕ-ਹੇ ਨਾਨਕ! ਨਦਰੀ ਬਾਹਰੇ-ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਹੋਏ। ਦਾਨਿ-ਦਾਨ ਵਿਚ, ਪ੍ਰਭੂ ਦੇ ਦਿਤੇ ਹੋਏ ਪਦਾਰਥ ਵਿਚ। ਨਾਇ-ਪ੍ਰਭੂ ਦੇ ਨਾਮ ਵਿਚ।੪।

ਅਰਥ :- ਹੇ ਮੇਰੇ ਕਰਤਾਰ! ਮੇਰੀਆਂ ਤਾਂ ਇਹ ਕਰਤੂਤਾਂ ਹਨ-ਖਾਣ ਦਾ ਲਾਲਚ (ਮੇਰੇ ਅੰਦਰ) ਕੁੱਤਾ ਹੈ (ਜੋ ਹਰ ਵੇਲੇ ਖਾਣ ਨੂੰ ਮੰਗਦਾ ਹੈ ਭੌਂਕਦਾ ਹੈ), ਝੂਠ (ਬੋਲਣ ਦੀ ਵਾਦੀ ਮੇਰੇ ਅੰਦਰ) ਚੂਹੜਾ ਹੈ (ਜਿਸ ਨੇ

ਮੈਨੂੰ ਬਹੁਤ ਨੀਵਾਂ ਕਰ ਦਿੱਤਾ ਹੈ), (ਦੂਜਿਆਂ ਨੂੰ) ਠੱਗ ਕੇ ਖਾਣਾ (ਮੇਰੇ ਅੰਦਰ) ਮੁਰਦਾਰ ਹੈ (ਜੋ ਸੁਆਰਥ ਦੀ ਬਦਬੂ ਵਧਾ ਰਿਹਾ ਹੈ), ਪਰਾਈ ਨਿੰਦਿਆ ਮੇਰੇ ਮੂੰਹ ਵਿਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ), ਮੈਨੂੰ ਕਈ ਚਸਕੇ ਹਨ, ਮੈਂ ਆਪਣੇ ਆਪ ਨੂੰ ਵਡਿਆਉਂਦਾ ਹਾਂ। ੧।

ਹੇ ਭਾਈ! ਉਹ ਬੋਲ ਬੋਲਣਾ ਚਾਹੀਦਾ ਹੈ (ਜਿਸ ਨਾਲ ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਮਿਲੇ। ਉਹੀ ਮਨੁੱਖ (ਅਸਲ ਵਿਚ) ਚੰਗੇ ਹਨ, ਜੋ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਆਖੇ ਜਾਂਦੇ ਹਨ, ਮੰਦ-ਕਰਮੀ ਬੰਦੇ ਬੈਠੇ ਝੁਰਦੇ ਹੀ ਹਨ। ੧। ਰਹਾਉ।

ਸੋਨਾ ਚਾਂਦੀ (ਇਕੱਠਾ ਕਰਨ) ਦਾ ਚਸਕਾ, ਇਸਤ੍ਰੀ (ਭਾਵ, ਕਾਮ) ਦਾ ਚਸਕਾ, ਸੁਗੰਧੀਆਂ ਦੀ ਲਗਨ, ਘੋੜਿਆਂ (ਦੀ ਸਵਾਰੀ) ਦਾ ਸ਼ੌਂਕ, (ਨਰਮ ਨਰਮ) ਸੇਜਾਂ ਤੇ (ਸੋਹਣੇ) ਮਹਲ-ਮਾੜੀਆਂ ਦੀ ਲਾਲਸਾ, (ਸੁਆਦਲੇ) ਮਿੱਠੇ ਪਦਾਰਥ, ਤੇ ਮਾਸ (ਖਾਣ) ਦਾ ਚਸਕਾ-ਜੇ ਮਨੁੱਖਾ ਸਰੀਰ ਨੂੰ ਇਤਨੇ ਚਸਕੇ ਲੱਗੇ ਹੋਏ ਹੋਣ, ਤਾਂ ਪਰਮਾਤਮਾ ਦੇ ਨਾਮ ਦਾ ਟਿਕਾਣਾ ਕਿਸ ਹਿਰਦੇ ਵਿਚ ਹੋ ਸਕਦਾ ਹੈ ? ੨।

ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ। ਹੇ ਮੂਰਖ ਅੰਞਾਣ ਮਨ! ਸੁਣ, ਫਿੱਕਾ (ਨਾਮ-ਰਸ ਤੋਂ ਸੱਖਣਾ) ਬੋਲ ਬੋਲਿਆਂ ਖੁਆਰ ਹੋਈਦਾ ਹੈ (ਭਾਵ, ਜੇ ਸਾਰੀ ਉਮਰ ਨਿਰੀਆਂ ਉਹੀ ਗੱਲਾਂ ਕਰਦੇ ਰਹੀਏ ਜੋ ਪ੍ਰਭੂ ਦੀ ਯਾਦ ਤੋਂ ਖਾਲੀ ਹੋਣ ਤਾਂ ਦੁਖੀ ਹੀ ਰਹੀਦਾ ਹੈ)। ਪ੍ਰਭੂ ਭੀ ਸਿਫਤਿ-ਸਾਲਾਹ ਤੋਂ ਬਿਨਾ ਹੋਰ ਗੱਲਾਂ ਵਿਅਰਥ ਹਨ। ਜੇ ਮਨੁੱਖ (ਪ੍ਰਭੂ ਦੀ ਸਿਫਤਿ-ਸਾਲਾਹ ਕਰ ਕੇ) ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ। ੩।

ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪ੍ਰਭੂ ਹਰ ਵੇਲੇ ਵੱਸ ਰਿਹਾ ਹੈ, ਉਹ ਅਕਲ ਵਾਲੇ ਹਨ, ਇੱਜ਼ਤ ਵਾਲੇ ਹਨ ਤੇ ਧਨ ਵਾਲੇ ਹਨ। ਐਸੇ ਭਲੇ ਮਨੁੱਖਾਂ ਦੀ ਸਿਫਤਿ ਕੀਤੀ ਨਹੀਂ ਜਾ ਸਕਦੀ। ਉਹਨਾਂ ਵਰਗਾ ਸੋਹਣਾ ਹੋਰ ਕੌਣ ਹੈ ? ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਬੰਦੇ ਉਸ ਦੇ ਨਾਮ ਵਿਚ ਨਹੀਂ ਜੁੜਦੇ, ਉਸ ਦੇ ਦਿੱਤੇ ਧਨ ਪਦਾਰਥ ਵਿਚ ਮਸਤ ਰਹਿੰਦੇ ਹਨ। ੪। ੪।

ਨੋਟ :- ਅਖੀਰਲਾ ਅੰਕ ੪ ਦੱਸਦਾ ਹੈ ਕਿ ਇਹ ਚੌਥਾ ਸ਼ਬਦ ਹੈ।

ਭਾਵ :- ਜਿਸ ਮਨੁੱਖ ਦੇ ਮਨ ਵਿਚ ਦੁਨੀਆ ਦੇ ਚਸਕਿਆਂ ਤੇ ਵਿਕਾਰਾਂ ਦਾ ਜ਼ੋਰ ਹੋਵੇ, ਉਹ ਪਰਮਾਤਮਾ ਦੇ ਨਾਮ ਵਿਚ ਨਹੀਂ ਜੁੜ ਸਕਦਾ। ਚਸਕੇ-ਵਿਕਾਰ ਤੇ ਭਗਤੀ ਇਕੋ ਹਿਰਦੇ ਵਿਚ ਇਕੱਠੇ ਨਹੀਂ ਹੋ ਸਕਦੇ। ਅਜੇਹਾ ਮਨੁੱਖ ਭਾਵੇਂ ਕਿਤਨਾ ਹੀ ਅਕਲਈਆ ਮੰਨਿਆ-ਪ੍ਰਮੰਨਿਆ ਤੇ ਧਨੀ ਹੋਵੇ, ਉਸ ਦਾ ਜੀਵਨ ਖੇਹ-ਖੁਆਰੀ ਵਿਚ ਹੀ ਲੰਘਦਾ ਹੈ।

ਨੋਟ :- ਸ਼ਬਦ ਦੇ ਅੰਕ ਨੰ: ੨ ਨੂੰ ਧਿਆਨ ਨਾਲ ਵੇਖਣਾ। ਚਸਕਾ ਕੋਈ ਭੀ ਹੋਵੇ, ਮਾੜਾ ਹੈ। ਮਨੁੱਖ ਤਦੋਂ ਹੀ ਕੁਰਾਹੇ ਪੈਂਦਾ ਹੈ ਜਦੋਂ ਸਰੀਰਕ ਲੋੜਾਂ ਤੋਂ ਲੰਘ ਕੇ ਚਸਕੇ ਵਿਚ ਫਸ ਜਾਂਦਾ ਹੈ। ਇਹ ਚਸਕਾ ਚਾਹੇ ਧਨ ਜੋੜਨ ਦਾ ਹੈ, ਚਾਹੇ ਕਾਮ-ਵਾਸ਼ਨਾ ਦਾ ਹੈ, ਚਾਹੇ ਸੋਹਣੇ ਘਰ ਬਣਾਣ ਦਾ ਹੈ, ਚਾਹੇ ਮਿਠਿਆਈਆਂ ਖਾਣ ਦਾ ਹੈ ਤੇ ਚਾਹੇ ਮਾਸ ਖਾਣ ਦਾ ਹੈ। ਸੋ, ਬਾਕੀ ਚਸਕਿਆਂ ਵਾਂਗ ਮਾਸ ਖਾਣਾ ਭੀ ਤਦੋਂ ਹੀ ਕੁਚੱਜੀ ਕਰਤੂਤ ਹੈ ਜਦੋਂ ਇਹ ਚਸਕਾ ਬਣ ਜਾਂਦਾ ਹੈ।

ਸਿਰੀ ਰਾਗੁ ਮਹਲਾ ੧ ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥ ਨਾਨਕ, ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ਰਹਾਉ॥ ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤੁ ਹੈ ਜੇਤਾ ਪਹਿਨਣੁ ਖਾਣੁ ॥ ਹੋਰਿ ਗਲਾ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥ {ਪੰਨਾ ੧੫}

ਪਦ ਅਰਥ :- ਅਮਲੁ-ਨਸ਼ਾ (ਅਫੀਮ ਆਦਿਕ ਦਾ)। ਗਲੋਲਾ-ਗੋਲਾ। ਕੂੜ-ਨਾਸ਼ਵੰਤ ਜਗਤ (ਦਾ ਮੋਹ)। ਦੇਵਣਹਾਰਿ-ਦੇਵਣਹਾਰ ਨੇ। ਮਤੀ-ਮੱਤੀ, ਮਸਤ ਹੋਈ ਨੇ। ਸਚੁ-ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਫੀ-ਜੋ ਨਸ਼ੇ ਤੋਂ ਪਰਹੇਜ਼ ਕਰਦੇ ਹਨ, ਜਿਨ੍ਹਾਂ ਨਾਸ਼ਵੰਤ ਜਗਤ ਦੇ ਮੋਹ-ਨਸ਼ੇ ਨੂੰ ਛੱਡਿਆ। ਰਾਖਣ ਕਉ-ਮੱਲਣ ਲਈ। ਦਰਵਾਰੁ-ਪ੍ਰਭੂ ਦਾ ਦਰ।੧।

ਜਿਤੁ ਸੇਵਿਐ-ਜਿਸ ਦਾ ਸਿਮਰਨ ਕੀਤਿਆਂ। ਚਲੈ ਮਾਣੁ-ਆਦਰ ਮਿਲੇ।੧।ਰਹਾਉ।

ਸਰਾ-ਸ਼ਰਾਬ। ਗੁੜ ਬਾਹਰਾ-ਗੁੜ ਪਾਣ ਤੋਂ ਬਿਨਾ ਬਣਾਇਆ ਹੋਇਆ। ਵਖਾਣਹਿ-ਉਚਾਰਦੇ ਹਨ। ਜੇਤੜੇ-ਜੋ ਜੋ ਮਨੁੱਖ। ਹਉ-ਮੈਂ। ਖੀਵਾ-ਮਸਤ। ਮਹਲੀ-ਪਰਮਾਤਮਾ ਦੀ ਹਜ਼ੂਰੀ ਵਿਚ।੨।

ਨਾਉ-ਪ੍ਰਭੂ ਦਾ ਨਾਮ। ਨੀਰੁ-(ਇਸ਼ਨਾਨ ਵਾਸਤੇ) ਪਾਣੀ। ਚੰਗਿਆਈਆ-ਪ੍ਰਭੂ ਦੇ ਗੁਣ, ਸਿਫਤਿ-ਸਾਲਾਹ। ਸਤੁ-ਉੱਚਾ ਆਚਰਨ। ਪਰਮਲੁ-ਸੁਗੰਧੀ। ਤਨਿ-ਤਨ ਉੱਤੇ, ਤਨ ਵਿਚ। ਵਾਸੁ-ਸੁਗੰਧੀ। ਉਜਲਾ-ਰੌਸ਼ਨ, ਸਾਫ਼-ਸੁਥਰਾ। ਆਖੀਅਹਿ-ਆਖੇ ਜਾਂਦੇ ਹਨ।੩।

ਮਨਹੁ-ਮਨ ਤੋਂ। ਜੀਅ-ਜਿੰਦ। ਪਰਾਣ-ਸਾਹ। ਜੀਅ ਪਰਾਣ-ਜਿੰਦ-ਜਾਨ। ਜੇਤਾ-ਜਿਤਨਾ ਭੀ, ਸਾਰਾ ਹੀ। ਕੂੜੀਆ-ਕੂੜ ਵਿਚ ਫਸਾਣ ਵਾਲੀਆਂ, ਜਗਤ ਦੇ ਮੋਹ ਵਿਚ ਫਸਾਣ ਵਾਲੀਆਂ। ਪਰਵਾਣੁ-ਸੁਚੱਜੀ, ਚੰਗੀ, ਕਬੂਲ ਕਰਨ-ਜੋਗ।੪।

ਅਰਥ :- ਦੇਵਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ। (ਇਸ ਮੋਹ-ਅਫੀਮ ਨੂੰ ਖਾ ਕੇ) ਮਸਤ ਹੋਈ ਜਿੰਦ ਨੇ ਮੌਤ ਭੁਲਾ ਦਿੱਤੀ ਹੈ, ਚਾਰ ਦਿਨ ਜਿੰਦਗੀ ਵਿਚ ਰੰਗ-ਰਲੀਆਂ ਮਾਣ ਰਹੀ ਹੈ। ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ, ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ। (ਤੇ ਅਰਦਾਸ ਕਰ ਕਿ ਹੇ ਪ੍ਰਭੂ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ।੧।ਰਹਾਉ।

ਸਦਾ ਦੀ ਮਸਤੀ ਕਾਇਮ ਰੱਖਣ ਵਾਲਾ ਸ਼ਰਾਬ ਗੁੜ ਤੋਂ ਬਿਨਾ ਹੀ ਤਿਆਰ ਕਰੀਦਾ ਹੈ, ਉਸ (ਸ਼ਰਾਬ) ਵਿਚ ਪ੍ਰਭੂ ਦਾ ਨਾਮ ਹੁੰਦਾ ਹੈ (ਪ੍ਰਭੂ ਦਾ ਨਾਮ ਹੀ ਸ਼ਰਾਬ ਹੈ ਜੋ ਦੁਨੀਆ ਵਲੋਂ ਬੇ-ਪਰਵਾਹ ਕਰ ਦੇਂਦਾ ਹੈ)। ਮੈਂ

ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ। ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੇ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ)। ੨।

ਪਰਮਾਤਮਾ ਦਾ ਨਾਮ ਤੇ ਸਿਫਤਿ-ਸਾਲਾਹ ਹੋਰ ਸਭ ਦਾਤਾਂ ਨਾਲੋਂ ਵਧੀਆ ਦਾਤ ਹੈ, ਸਿਫਤਿ-ਸਾਲਾਹ ਨਾਲ ਹੀ ਮਨੁੱਖ ਦਾ ਮੂੰਹ ਸੋਹਣਾ ਲੱਗਦਾ ਹੈ। ਪ੍ਰਭੂ ਦਾ ਨਾਮ ਤੇ ਸਿਫਤਿ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫਤਿ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ। ਦੁੱਖਾਂ ਦੀ (ਨਿਵਿਰਤੀ) ਤੇ ਸੁੱਖਾਂ ਦੀ (ਪ੍ਰਾਪਤੀ) ਦੀ ਅਰਜ਼ੋਈ ਪਰਮਾਤਮਾ ਅੱਗੇ ਹੀ ਕਰਨੀ ਚਾਹੀਦੀ ਹੈ। ੩।

ਜਿਸ ਪ੍ਰਭੂ ਦੀ ਬਖਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਪ੍ਰਭੂ ਨੂੰ ਵਿਸਾਰਿਆਂ ਖਾਣ ਪਹਿਨਣ ਦਾ ਸਾਰਾ ਹੀ ਉੱਦਮ ਮਨ ਨੂੰ ਹੋਰ ਹੋਰ ਮਲੀਨ ਕਰਦਾ ਹੈ, (ਕਿਉਂਕਿ) ਹੋਰ ਸਾਰੀਆਂ ਗੱਲਾਂ (ਮਨ ਨੂੰ) ਨਾਸਵੰਤ ਸੰਸਾਰ ਦੇ ਮੋਹ ਵਿਚ ਫਸਾਂਦੀਆਂ ਹਨ। (ਹੇ ਪ੍ਰਭੂ!) ਉਹੀ ਉੱਦਮ ਸੁਚੱਜਾ ਹੈ ਜੋ ਤੇਰੇ ਨਾਲ ਪ੍ਰੀਤ ਬਣਾਂਦਾ ਹੈ। ੪। ੫।

ਭਾਵ :- ਪ੍ਰਭੂ ਦੀ ਯਾਦ ਭੁਲਾਇਆਂ ਜਗਤ ਦਾ ਮੋਹ ਆ ਦਬਾਂਦਾ ਹੈ, ਮੋਹ-ਅਧੀਨ ਹੋ ਕੇ ਕੀਤੇ ਕੰਮ ਮਨ ਨੂੰ ਹੋਰ ਮਲੀਨ ਕਰਦੇ ਜਾਂਦੇ ਹਨ। ਪ੍ਰਭੂ ਦਾ ਨਾਮ ਸਭ ਤੋਂ ਉੱਚੀ ਬਖਸ਼ਿਸ਼ ਹੈ, ਇਹ ਇਕ ਐਸਾ ਹੁਲਾਰਾ ਪੈਦਾ ਕਰਦਾ ਹੈ ਜਿਸ ਦਾ ਸਦਕਾ ਮਨੁੱਖ ਮੋਹ ਤੋਂ ਉਤਾਂਹ ਰਹਿ ਕੇ ਸੁੱਚੇ ਆਚਰਨ ਵਾਲਾ ਹੋ ਜਾਂਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ। ੫।

ਸਿਰੀ ਰਾਗੁ ਮਹਲੁ ੧ ॥ {ਨੋਟ :- ਇਥੇ ਲਫਜ਼ 'ਮਹਲਾ' ਦੇ ਥਾਂ ਲਫਜ਼ 'ਮਹਲੁ' ਹੈ। ਜੇ ਲਫਜ਼ 'ਮਹਲਾ' ਦਾ ਉਚਾਰਨ 'ਮਹੱਲਾ' ਕਰੀਏ, ਤਾਂ ਲਫਜ਼ 'ਮਹਲੁ' ਦਾ ਉਚਾਰਨ ਮਹੱਲ ਕਰਨਾ ਪਏਗਾ; ਤੇ 'ਮਹੱਲਾ' ਅਤੇ 'ਮਹਲੁ' ਦੇ ਅਰਥ ਵਿਚ ਫਰਕ ਪ੍ਰਤੱਖ ਹੈ। ਸੋ, ਠੀਕ ਉਚਾਰਨ ਲਫਜ਼ 'ਬਹਰਾ' 'ਗਹਲਾ' ਵਾਂਗ ਹੈ। ਵਧੀਕ ਵਿਚਾਰ ਲਈ ਪੜ੍ਹੋ 'ਗੁਰਬਾਣੀ ਵਿਆਕਰਣ'}।

ਜਾਲਿ ਮੋਹੁ, ਘਸਿ ਮਸੁ ਕਰਿ, ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ, ਕਰਿ ਚਿਤੁ ਲਿਖਾਰੀ, ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ, ਸਾਲਾਹ ਲਿਖੁ, ਲਿਖੁ ਅੰਤੁ ਨ ਪਾਰਾਵਾਰੁ ॥੧॥ ਬਾਬਾ, ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ, ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ, ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ, ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ, ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ ਇਕਿ ਜਾਹਿ ਉਠਿ, ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ, ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ, ਵਿਣੁ ਨਾਵੈ ਵੇਕਾਰ ॥੩॥ ਭੈ ਤੇਰੈ ਡਰੁ ਅਗਲਾ, ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ, ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ, ਸਭਿ ਕੂੜੇ ਤੁਟੇ ਨੇਹ ॥੪॥੬॥ {ਪੰਨਾ ੧੬}

ਪਦ ਅਰਥ :- ਜਾਲਿ-ਸਾੜ ਕੇ। ਘਸਿ-ਘਸਾ ਕੇ। ਮਸੁ-ਸਿਆਹੀ {ਇਹ ਲਫਜ਼ ਇਸਤ੍ਰੀ-ਲਿੰਗ ਹੈ ਤੇ ਸਦਾ (_) ਅੰਤ ਹੁੰਦਾ ਹੈ}। ਸਾਰੁ-ਵਧੀਆ। ਭਾਉ-ਪ੍ਰੇਮ। ਪੁਛਿ-ਪੁੱਛ ਕੇ। ਪਾਰਾਵਾਰ-ਪਾਰ-ਅਵਾਰ, ਪਾਰਲਾ ਉਰਲਾ ਬੰਨਾ। ੧।

ਲਿਖਿ ਜਾਣੁ-ਲਿਖਣ ਦੀ ਜਾਚ ਸਿੱਖ। ਨੀਸਾਣੁ-ਰਾਹਦਾਰੀ, ਪਰਵਾਨਾ। ੧। ਰਹਾਉ।

ਮਿਲਹਿ-ਮਿਲਦੀਆਂ ਹਨ। ਸਦ-ਸਦਾ। ਤਿਨ ਮੁਖਿ-ਉਹਨਾਂ ਬੰਦਿਆਂ ਦੇ ਮੂੰਹ ਉੱਤੇ। ਨਿਕਲਹਿ-ਲੱਗਦੇ ਹਨ। ਮਨਿ-ਮਨ ਵਿਚ। ਕਰਮਿ-(ਪਰਮਾਤਮਾ ਦੀ) ਮਿਹਰ ਨਾਲ। ਗਲੀ ਵਾਉ ਦੁਆਉ-ਹਵਾਈ ਫਜ਼ੂਲ ਗੱਲਾਂ ਨਾਲ।੨।

ਇਕਿ-ਕਈ ਜੀਵ। ਰਖੀਅਹਿ-ਰੱਖੇ ਜਾਂਦੇ ਹਨ। ਨਾਵ-ਨਾਮ {'ਨਾਉ' ਤੋਂ ਬਹੁ-ਵਚਨ}। ਸਲਾਰ-ਸਰਦਾਰ। ਇਕਨਾ-ਕਈਆਂ ਦੇ। ਅਗੈ-ਪਰਮਾਤਮਾ ਦੀ ਹਜ਼ੂਰੀ ਵਿਚ। ਜਾਣੀਐ-ਪਤਾ ਲਗਦਾ ਹੈ। ਵੇਕਾਰ-ਵਿਅਰਥ।੩।

ਭੈ ਤੇਰੈ-ਤੈਥੋਂ ਭਉ ਕੀਤਿਆਂ, ਤੈਥੋਂ ਦੂਰ ਦੂਰ ਰਿਹਾਂ। ਅਗਲਾ-ਬਹੁਤਾ। ਖਪਿ-ਖਪ ਕੇ, ਖਿੱਝ ਕੇ। ਦੇਹ-ਸਰੀਰ। ਉਠੀ ਚਲਿਆ-ਉਠ ਤੁਰਨ ਵੇਲੇ, ਉਠ ਤੁਰਿਆਂ। ਸਭਿ ਕੂੜੇ ਨੇਹ-ਸਾਰੇ ਝੂਠੇ ਮੋਹ-ਪਿਆਰ।੪।

ਅਰਥ :- (ਹੇ ਭਾਈ! ਮਾਇਆ ਦਾ) ਮੋਹ ਸਾੜ ਕੇ (ਉਸ ਨੂੰ) ਘਸਾ ਕੇ ਸਿਆਹੀ ਬਣਾ ਤੇ (ਆਪਣੀ) ਅਕਲ ਨੂੰ ਸੋਹਣਾ ਕਾਗਜ਼ ਬਣਾ। ਪ੍ਰੇਮ ਨੂੰ ਕਲਮ, ਤੇ ਆਪਣੇ ਮਨ ਨੂੰ ਲਿਖਾਰੀ ਬਣਾ। ਗੁਰੂ ਦੀ ਸਿਖਿਆ ਲੈ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਨੀ ਲਿਖ। ਪ੍ਰਭੂ ਦਾ ਨਾਮ ਲਿਖ, ਪ੍ਰਭੂ ਦੀ ਸਿਫਤਿ-ਸਾਲਾਹ ਲਿਖ, ਇਹ ਲਿਖ ਕਿ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ-ਉਰਲਾ ਬੰਨਾ ਨਹੀਂ ਲੱਭ ਸਕਦਾ।੧।

ਹੇ ਭਾਈ! ਇਹ ਲੇਖਾ ਲਿਖਣ ਦੀ ਜਾਚ ਸਿੱਖ। ਜਿਸ ਥਾਂ (ਜਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ, ਉਥੇ ਇਹ ਲੇਖਾ ਸੱਚੀ ਰਾਹਦਾਰੀ ਬਣਦਾ ਹੈ।੧।ਰਹਾਉ।

ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦਾ) ਸਦਾ-ਬਿਰ ਨਾਮ ਵੱਸਦਾ ਹੈ (ਲੇਖਾ ਮੰਗਣ ਵਾਲੇ ਥਾਂ) ਉਹਨਾਂ ਦੇ ਮੂੰਹ ਉੱਤੇ ਟਿੱਕੇ ਲੱਗਦੇ ਹਨ, ਉਹਨਾਂ ਨੂੰ ਵਡਿਆਈਆਂ ਮਿਲਦੀਆਂ ਹਨ, ਉਹਨਾਂ ਨੂੰ ਸਦਾ ਦੀਆਂ ਖੁਸ਼ੀਆਂ ਤੇ ਆਤਮ ਹੁਲਾਰੇ ਮਿਲਦੇ ਹਨ। ਪਰ ਪ੍ਰਭੂ ਦਾ ਨਾਮ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਹਵਾਈ ਫਜ਼ੂਲ ਗੱਲਾਂ ਨਾਲ ਨਹੀਂ ਮਿਲਦਾ।੨।

(ਸੰਸਾਰ ਵਿਚ) ਬੇਅੰਤ ਜੀਵ ਆਉਂਦੇ ਹਨ (ਤੇ ਜੀਵਨ-ਸਫਰ ਮੁਕਾ ਕੇ ਇਥੋਂ) ਕੂਚ ਕਰ ਜਾਂਦੇ ਹਨ, (ਕਈਆਂ ਦੇ) ਸਰਦਾਰ (ਆਦਿਕ ਵੱਡੇ ਵੱਡੇ) ਨਾਮ ਰੱਖੀਦੇ ਹਨ, ਕਈ (ਜਗਤ ਵਿਚ) ਮੰਗਤੇ ਹੀ ਜੰਮੇ, ਕਈਆਂ ਦੇ ਵੱਡੇ ਵੱਡੇ ਦਰਬਾਰ ਲੱਗਦੇ ਹਨ। (ਪਰ ਦਰਬਾਰਾਂ ਵਾਲੇ ਸਰਦਾਰ ਹੋਣ ਚਾਹੇ ਕੰਗਾਲ ਹੋਣ) ਜੀਵਨ-ਸਫਰ ਮੁਕਾਇਆਂ ਸਮਝ ਆਉਂਦੀ ਹੈ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਭ) ਜੀਵਨ ਵਿਅਰਥ (ਗੰਵਾ ਜਾਂਦੇ ਹਨ)।੩।

ਹੇ ਨਾਨਕ! (ਆਖ-ਹੇ ਪ੍ਰਭੂ!) ਤੈਥੋਂ ਦੂਰ ਦੂਰ ਰਿਹਾਂ ਸੰਸਾਰ ਦਾ ਤੌਖਲਾ ਬਹੁਤ ਵਿਆਪਦਾ ਹੈ, (ਇਸ ਤੌਖਲੇ ਵਿਚ) ਖਿੱਝ ਖਿੱਝ ਕੇ ਸਰੀਰ ਭੀ ਢਹਿੰਦਾ ਜਾਂਦਾ ਹੈ, (ਤੇਰੀ ਯਾਦ ਤੋਂ ਬਿਨਾ ਮਾਇਆ ਦਾ ਭੀ ਕੀਹ ਮਾਣ ?) ਜਿਨ੍ਹਾਂ ਦੇ ਨਾਮ ਖਾਨ ਸੁਲਤਾਨ ਕਰ ਕੇ ਵੱਜਦੇ ਹਨ ਸਭ (ਇਥੇ ਹੀ) ਮਿੱਟੀ ਵਿਚ ਮਿਲ ਜਾਂਦੇ ਹਨ (ਜਗਤ ਤੋਂ ਤੁਰਨ ਵੇਲੇ ਸਾਰੇ ਝੂਠੇ ਮੋਹ-ਪਿਆਰ ਮੁੱਕ ਜਾਂਦੇ ਹਨ)।੪।੬।

ਨੋਟ :- ਅਖੀਰਲਾ ਅੰਕ ੬ ਦੱਸਦਾ ਹੈ ਕਿ ਇਹ ਛੇਵਾਂ ਸ਼ਬਦ ਮੁੱਕਾ ਹੈ।

ਭਾਵ :- ਅਸਲੀ ਸਾਥ ਨਿਬਾਹੁਣ ਵਾਲਾ ਪਦਾਰਥ ਪ੍ਰਭੂ ਦਾ ਨਾਮ ਹੈ ਜੋ ਪ੍ਰਭੂ ਦੀ ਮਿਹਰ ਨਾਲ ਗੁਰੂ ਤੋਂ ਮਿਲਦਾ ਹੈ। ਸਰਦਾਰੀਆਂ ਤੇ ਪਾਤਿਸ਼ਾਹੀਆਂ ਇਥੇ ਹੀ ਧਰੀਆਂ ਰਹਿ ਜਾਂਦੀਆਂ ਹਨ, ਪ੍ਰਭੂ ਦੀ ਯਾਦ ਤੋਂ ਵਾਂਜੇ ਰਹਿ ਕੇ ਇਹਨਾਂ ਦਾ ਮੁੱਲ ਕੌਡੀ ਭੀ ਨਹੀਂ ਪੈਂਦਾ, ਸਾਰੀ ਜ਼ਿੰਦਗੀ ਹੀ ਅਜਾਈਂ ਚਲੀ ਜਾਂਦੀ ਹੈ। ਤਾਂ ਤੇ, ਜਗਤ ਦਾ ਮੋਹ ਛੱਡ ਕੇ ਪਿਆਰ ਨਾਲ ਪ੍ਰਭੂ ਦੀ ਸਿਫਤਿ-ਸਾਲਾਹ ਹਿਰਦੇ ਵਿਚ ਵਸਾਓ।੬।

ਸਿਰੀ ਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ ਬਾਬਾ, ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ, ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ, ਤੇਗ ਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ, ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥੪॥੨॥ {ਪੰਨਾ ੧੬}

ਪਦ ਅਰਥ :- ਸਭਿ-ਸਾਰੇ। ਰਸ-ਸੁਆਦ। ਮੰਨਿਐ-ਜੇ (ਮਨ) ਮੰਨ ਜਾਏ। ਸੁਣਿਐ-ਜੇ ਸੁਣ ਲਏ, ਜੇ ਸੁਰਤਿ ਜੁੜ ਜਾਏ। ਸਾਲੋਣੇ-ਲੂਣ ਵਾਲੇ। ਖਟ ਤੁਰਸੀ-ਖੱਟੇ ਤੁਰਸ਼। ਮੁਖਿ-ਮੂੰਹ ਨਾਲ। ਮਾਰਣ-ਮਸਾਲੇ। ਨਾਦ-ਰਾਗੁ, ਕੀਰਤਨ। ਭਾਉ-ਪ੍ਰੇਮ।੧।

ਬਾਬਾ-ਹੇ ਭਾਈ! ਖੁਆਰ-ਜ਼ਲੀਲ। ਜਿਤੁ-ਜਿਸ ਦੀ ਰਾਹੀਂ। ਜਿਤੁ ਖਾਧੈ-ਜਿਸ ਖਾਧੇ (ਪਦਾਰਥ) ਨਾਲ। ਪੀੜੀਐ-ਔਖਾ ਹੁੰਦਾ ਹੈ। ਚਲਹਿ-ਚੱਲ ਪੈਂਦੇ ਹਨ।੧।ਰਹਾਉ।

ਰਤਾ-ਰੰਗਿਆ ਹੋਇਆ। ਸੁਪੇਦੀ-ਚਿੱਟਾ ਕੱਪੜਾ। ਸਤੁ-ਦਾਨ। ਨੀਲੀ-ਨੀਲੀ ਪੁਸ਼ਾਕ। ਸਿਆਹੀ-ਮਨ ਦੀ ਕਾਲਖ। ਕਦਾ ਕਰਣੀ-ਕੱਟ ਦੇਣੀ। ਪਹਿਰਣੁ-ਜਾਮਾ, ਚੋਗਾ। ਕਮਰ-ਲੱਕ। ਕਮਰ ਬੰਦੁ-ਲੱਕ ਦਾ ਪਟਕਾ।

ਪਾਖਰ-ਕਾਠੀ। ਸਾਖਤਿ-ਦੁਮਚੀ। ਤੇਰੀ ਵਾਟ-ਤੇਰੇ ਚਰਨਾਂ ਤਕ ਅੱਪੜਨ ਦਾ ਰਸਤਾ। ਤਰਕਸ-ਭੱਥਾ, ਤੀਰ ਰੱਖਣ ਵਾਲਾ ਥੈਲਾ। ਸਾਂਗ-ਬਰਛੀ। ਤੇਗਬੰਦ-ਤਲਵਾਰ ਦਾ ਗਾੜ੍ਹਾ। ਧਾਤ-ਦੌੜ-ਭੱਜ, ਜਤਨ। ਪਤਿ-ਇੱਜ਼ਤ। ਕਰਮ-ਬਖ਼ਸ਼ਿਸ਼।੩।

ਤੁਧੁ ਭਾਵਸੀ-ਤੇਰੀ ਰਜ਼ਾ ਵਿਚ ਰਹਿਣਾ। ਹੋਰੁ ਆਖਣੁ-ਹੋਰ ਹੁਕਮ ਕਰਨ ਦਾ ਬਚਨ। ਪੂਛਿ-ਪੁੱਛ ਕੇ।੪।

ਸਉਣਾ-ਦੁਨਿਆਵੀ ਮੌਜਾਂ ਮਾਣਨੀਆਂ। ਜਿਤੁ ਸੁਤੈ-ਜਿਸ ਐਸ਼-ਇਸ਼ਰਤ ਦੀ ਰਾਹੀਂ।

ਅਰਥ :- ਜੇ ਮਨ ਪ੍ਰਭੂ ਦੀ ਯਾਦ ਵਿਚ ਪਰਚ ਜਾਏ, ਤਾਂ ਇਸ ਨੂੰ (ਦੁਨੀਆ ਦੇ) ਸਾਰੇ ਮਿੱਠੇ ਸੁਆਦ ਵਾਲੇ ਪਦਾਰਥ ਸਮਝੋ। ਜੇ ਸੁਰਤਿ ਹਰੀ ਦੇ ਨਾਮ ਵਿਚ ਜੁੜਨ ਲੱਗ ਪਏ, ਤਾਂ ਇਸ ਨੂੰ ਲੂਣ ਵਾਲੇ ਪਦਾਰਥ ਜਾਣੋ। ਮੂੰਹ ਨਾਲ ਪ੍ਰਭੂ ਦਾ ਨਾਮ ਉਚਾਰਨਾ ਖੱਟੇ ਸੁਆਦ ਵਾਲੇ ਪਦਾਰਥ ਸਮਝੋ। ਪਰਮਾਤਮਾ ਦੀ ਸਿਫਤਿ-ਸਾਲਾਹ

ਦਾ ਕੀਰਤਨ ਮਸਾਲੇ ਜਾਣੋ। ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ।
(ਪਰ ਇਹ ਉੱਚੀ ਦਾਤਿ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ।੧।

ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ
ਖਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖੁਆਰ ਹੋਈਦਾ ਹੈ।੧।ਰਹਾਉ।

ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ
ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ। ਆਪਣੇ ਮਨ ਵਿਚੋਂ ਕਾਲਖ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ
ਜਾਣੋ। ਪ੍ਰਭੂ-ਚਰਨਾਂ ਦਾ ਧਿਆਨ ਚੋਗਾ ਹੈ। ਹੇ ਪ੍ਰਭੂ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ,
ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ।੨।

ਹੇ ਭਾਈ! ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖਿਆਲ ਤੁਰ ਪੈਣ, ਇਹੋ ਜਿਹਾ
ਪਹਿਨਣ ਦਾ ਸ਼ੌਂਕ ਤੇ ਚਾਉ ਖੁਆਰ ਕਰਦਾ ਹੈ।੧।ਰਹਾਉ।

ਹੇ ਪ੍ਰਭੂ! ਤੇਰੇ ਚਰਨਾਂ ਵਿਚ ਜੁੜਨ ਦਾ ਜੀਵਨ-ਰਾਹ ਸਮਝਣਾ (ਮੇਰੇ ਵਾਸਤੇ) ਸੋਨੇ ਦੀ ਦੁਮਚੀ ਵਾਲੇ ਤੇ
(ਸੋਹਣੀ) ਕਾਠੀ ਵਾਲੇ ਘੋੜਿਆਂ ਦੀ ਸਵਾਰੀ ਹੈ। ਤੇਰੀ ਸਿਫਤਿ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ)
ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾੜਾ ਹਨ। (ਤੇਰੇ ਦਰ ਤੇ) ਇੱਜ਼ਤ ਨਾਲ ਸੁਰਖਰੂ ਹੋਣਾ (ਮੇਰੇ
ਵਾਸਤੇ) ਵਾਜਾ ਤੇ ਨੇਜਾ ਹਨ, ਤੇਰੀ ਮਿਹਰ (ਦੀ ਨਜ਼ਰ) ਮੇਰੇ ਲਈ ਉੱਚੀ ਕੁਲ ਹੈ।੩।

ਹੇ ਭਾਈ! ਜਿਸ ਘੋੜ-ਸਵਾਰੀ ਕਰਨ ਨਾਲ ਸਰੀਰ ਔਖਾ ਹੋਵੇ, ਮਨ ਵਿਚ ਭੀ (ਅਹੰਕਾਰ ਆਦਿਕ ਦੇ) ਕਈ
ਵਿਕਾਰ ਪੈਦਾ ਹੋ ਜਾਣ, ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖੁਆਰ ਕਰਦਾ ਹੈ।੧।ਰਹਾਉ।

ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖੁਸ਼ੀ ਹੀ ਹੈ। ਤੇਰੀ ਮਿਹਰ ਦੀ
ਨਜ਼ਰ ਮੇਰਾ ਕੁਟੰਬ ਹੈ (ਜੋ ਖੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ
ਵਿਚੋਂ ਮਿਲੇਗੀ)। (ਦੂਜਿਆਂ ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ
ਇਸ ਵਿਚ ਖੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜਾ ਵਿਚ ਰਾਜੀ ਰਹਿਣਾ ਹੈ।

ਹੇ ਨਾਨਕ! ਸਦਾ-ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ-ਵਿਚਾਰ ਨਹੀਂ ਕਰਦਾ (ਭਾਵ, ਉਸ
ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪਰਵਾਨ ਹੈ)।੪।

ਹੇ ਭਾਈ! (ਪ੍ਰਭੂ ਦੀ ਸਿਫਤਿ-ਸਾਲਾਹ ਦੀ ਖੁਸ਼ੀ ਛੱਡ ਕੇ) ਹੋਰ ਐਸ਼-ਇਸ਼ਰਤ ਦੀ ਖੁਸ਼ੀ ਖੁਆਰ ਕਰਦੀ ਹੈ,
ਕਿਉਂਕਿ ਹੋਰ ਹੋਰ ਐਸ਼-ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿਚ ਭੀ ਵਿਕਾਰ ਚੱਲ ਪੈਂਦੇ
ਹਨ।੧।ਰਹਾਉ।੪।੨।

ਸਿਰੀ ਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ, ਰਤਨਾ ਕੀ ਲਲਿਤਾ, ਅਗਰਿ ਵਾਸੁ ਤਨਿ ਸਾਸੁ ॥ ਅਠਸਠਿ
ਤੀਰਥ ਕਾ ਮੁਖਿ ਟਿਕਾ, ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ਰਹਾਉ॥ ਪੂਜ ਲਗੈ ਪੀਰ
ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ
ਪੂਜ ਖੁਆਰੁ ॥੨॥ ਜਿਨਿ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ

ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥ ਖੇਹੁ ਖੇਹੁ
ਰਲਾਈਐ, ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲੀਆ ਰੋਇ ॥ ਨਾਨਕ ਨਾਮਿ
ਵਿਸਾਰਿਐ, ਦਰਿ ਗਇਆ ਕਿਆ ਹੋਇ ॥੪॥੮॥ {ਪੰਨਾ ੧੨}

ਪਦ ਅਰਥ :- ਕੰਗੂ-ਕੇਸਰ। ਕਾਂਇਆ-ਸਰੀਰ। ਰਤਨ-(ਭਾਵ) ਪ੍ਰਭੂ ਦੀ ਸਿਫਤਿ-ਸਾਲਾਹ। ਲਲਿਤਾ-
ਜੀਭ। ਅਗਰਿ-ਉਦ ਦੀ ਲਕੜੀ ਨਾਲ। ਵਾਸੁ-ਸੁਗੰਧੀ। ਤਨਿ-ਸਰੀਰ ਵਿਚ। ਸਾਸੁ-(ਹਰੇਕ) ਸੁਆਸ।
ਅਠਸਠਿ-ਅਠਾਹਠ। ਮੁਖਿ-ਮੂੰਹ ਉੱਤੇ, ਮੱਥੇ ਉੱਤੇ। ਤਿਤੁ ਘਟਿ-ਉਸ ਸਰੀਰ ਵਿਚ, ਉਸ ਮਨੁੱਖ ਦੇ
ਅੰਦਰ। ਵਿਗਾਸੁ-ਖਿੜਾਉ। ਓਤੁ ਮਤੀ-ਉਸ ਮਤਿ ਨਾਲ ਹੀ। ਗੁਣ ਤਾਸੁ-ਗੁਣਾਂ ਦਾ ਖਜ਼ਾਨਾ ਪ੍ਰਭੂ।

ਬਾਬਾ-ਹੇ ਭਾਈ! ਕਮਾਈਐ-ਕਮਾਈ ਕਰੀਏ, ਉੱਦਮ ਕਰੀਏ। ਕੂੜੈ-ਕੂੜ ਨਾਲ।੧।ਰਹਾਉ।

ਪੂਜ-ਪੂਜਾ, ਮਾਣਤਾ। ਸਭੁ-ਸਾਰਾ। ਸਿਧੁ-ਜੋਗ-ਸਾਧਨਾਂ ਵਿਚ ਪੁੱਗਿਆ ਹੋਇਆ ਜੋਗੀ। ਸਭਾ-ਸਾਰੀ।
ਲੇਖੈ-ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ।੨।

ਸਤਿਗੁਰਿ-ਗੁਰੂ ਨੇ। ਥਾਪਿਆ-ਥਾਪਣਾ ਦਿੱਤੀ, ਦਿਲਾਸਾ ਦਿੱਤਾ। ਨਾਮੋ-ਨਾਮ ਹੀ। ਅਖੰਡ-ਇਕ-ਰਸ,
ਸਦਾ, ਲਗਾਤਾਰ।੩।

ਖੇਹ-ਮਿੱਟੀ। ਜੀਉ-ਜਿੰਦ। ਕੇਹਾ ਹੋਇ-ਭੈੜੀ ਹਾਲਤ ਹੁੰਦੀ ਹੈ। ਸਭਿ-ਸਾਰੀਆਂ। ਰੋਇ-ਦੁਖੀ ਹੋ ਕੇ।
ਨਾਮਿ ਵਿਸਾਰਿਐ-ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ। ਦਰਿ-(ਪ੍ਰਭੂ ਦੇ) ਦਰ ਤੇ। ਕਿਆ ਹੋਇ-ਭੈੜੀ
ਹਾਲਤ ਹੀ ਹੁੰਦੀ ਹੈ।੪।

ਅਰਥ :- ਜਿਸ ਮਨੁੱਖ ਦਾ ਸਰੀਰ ਕੇਸਰ (ਵਰਗਾ ਸੁੱਧ ਵਿਕਾਰ-ਰਹਿਤ) ਹੋਵੇ, ਜਿਸ ਦੀ ਜੀਭ (ਪ੍ਰਭੂ ਦੀ
ਸਿਫਤਿ-ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸ ਦੇ ਸਰੀਰ ਵਿਚ ਹਰੇਕ ਸੁਆਸ ਉਸ ਦੀ ਲਕੜੀ ਦੀ
ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ), ਜਿਸ ਮਨੁੱਖ ਦੇ ਮੱਥੇ ਉੱਤੇ
ਅਠਾਹਠ ਹੀ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੇ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ
ਪਵਿਤ੍ਰ ਹੋ ਚੁਕਾ ਹੋਵੇ) ਉਸ ਮਨੁੱਖ ਦੇ ਅੰਦਰ ਮਤਿ ਖਿੜਦੀ ਹੈ, ਉਸ ਖਿੜੀ ਹੋਈ ਮਤਿ ਨਾਲ ਹੀ ਸੱਚਾ ਨਾਮ
ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ।

ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝੀ ਹੋਈ ਮਤਿ ਹੋਰ ਹੋਰ ਪਾਸੇ ਹੀ ਲੈ ਜਾਂਦੀ ਹੈ। ਸਿਫਤਿ-ਸਾਲਾਹ ਛੱਡ ਕੇ ਜੇ
ਹੋਰ ਕਰਮ ਸੈਂਕੜੇ ਵਾਰੀ ਭੀ ਕਰੀਏ (ਤਾਂ ਕੁਝ ਨਹੀਂ ਬਣਦਾ, ਕਿਉਂਕਿ) ਕੂੜਾ ਕਰਮ ਕਰਨ ਨਾਲ ਕੂੜ ਦਾ
ਹੀ ਜ਼ੋਰ ਵਧਦਾ ਹੈ।੧।ਰਹਾਉ।

ਜੇ ਕੋਈ ਮਨੁੱਖ ਪੀਰ ਅਖਵਾਣ ਲੱਗ ਪਏ, ਸਾਰਾ ਸੰਸਾਰ ਆ ਕੇ ਉਸ ਦਾ ਦਰਸ਼ਨ ਕਰੇ, ਉਸ ਦੀ ਪੂਜਾ ਹੋਣ
ਲੱਗ ਪਏ, ਜੇ ਉਹ ਪੁੱਗਿਆ ਹੋਇਆ (ਕਰਾਮਾਤੀ) ਜੋਗੀ ਗਿਣਿਆ ਜਾਣ ਲੱਗ ਪਏ, ਵੱਡੇ ਨਾਮਣੇ ਵਾਲਾ
ਸਦਾਣ ਲੱਗ ਪਏ (ਤਾਂ ਭੀ ਇਹ ਸਭ ਕੁਝ ਕਿਸੇ ਅਰਥ ਨਹੀਂ, ਕਿਉਂਕਿ) ਜੇ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ
ਕਰਮਾਂ ਦਾ ਹਿਸਾਬ ਹੋਣ ਵੇਲੇ ਉਸ ਨੂੰ ਇੱਜ਼ਤ ਨਹੀਂ ਮਿਲਦੀ, ਤਾਂ (ਦੁਨੀਆ ਵਿਚ ਹੋਈ) ਸਾਰੀ ਪੂਜਾ
ਖੁਆਰ ਹੀ ਕਰਦੀ ਹੈ।੨।

ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਸ਼ਾਬਾਸ਼ੇ ਦਿੱਤੀ ਹੈ, ਉਹਨਾਂ ਦੀ ਉਸ ਇੱਜ਼ਤ ਨੂੰ ਕੋਈ ਮਿਟਾ ਨਹੀਂ ਸਕਦਾ (ਕਿਉਂਕਿ) ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ। (ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ। ਪ੍ਰਭੂ ਹੀ ਸਦਾ ਇਕ-ਰਸ ਸਦਾ-ਬਿਰ ਰਹਿਣ ਵਾਲਾ ਹੈ।੩।

(ਜਿਨ੍ਹਾਂ ਮਨੁੱਖਾਂ ਨੇ ਕਦੇ ਨਾਮ ਨਾਹ ਜਪਿਆ, ਉਹਨਾਂ ਦਾ ਸਰੀਰ ਜਦੋਂ) ਮਿੱਟੀ ਹੋ ਕੇ ਮਿੱਟੀ ਵਿਚ ਰਲਿਆ, ਤਾਂ (ਨਾਮ-ਗੀਣ) ਜਿੰਦ ਦਾ ਹਾਲ ਭੈੜਾ ਹੀ ਹੁੰਦਾ ਹੈ। (ਦੁਨੀਆ ਵਿਚ ਕੀਤੀਆਂ) ਸਾਰੀਆਂ ਚਤੁਰਾਈਆਂ ਸੁਆਹ ਹੋ ਜਾਂਦੀਆਂ ਹਨ, ਜਗਤ ਤੋਂ ਜੀਵ ਦੁਖੀ ਹੋ ਕੇ ਹੀ ਤੁਰਦਾ ਹੈ।

ਹੇ ਨਾਨਕ! ਜੇ ਪ੍ਰਭੂ ਦਾ ਨਾਮ ਭੁਲਾ ਦੇਈਏ, ਤਾਂ ਪ੍ਰਭੂ ਦੇ ਦਰ ਤੇ ਪਹੁੰਚ ਕੇ ਭੈੜਾ ਹਾਲ ਹੀ ਹੁੰਦਾ ਹੈ।੪।੭।

ਸਿਰੀ ਰਾਗੁ ਮਹਲਾ ੧ ॥ ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ, ਨਾ ਪਾਈਐ ਪਿਰੁ ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਡੋਲੁ ॥੧॥ਰਹਾਉ॥ ਪ੍ਰਭੂ ਹਰਿ ਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ, ਗੁਰ ਹਰਿ ਧਿਆਨ ਨਿਹਾਲ ॥੨॥ ਗੁਰੁ ਪਉੜੀ, ਬੇੜੀ ਗੁਰੂ, ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰਿਆਉ ॥ ਜੇ ਤਿਸੁ ਭਾਵੈ ਊਜਲੀ ਸਤਸਰਿ ਨਾਵਣ ਜਾਉ ॥੩॥ ਪੂਰੇ ਪੂਰੇ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥ {ਪੰਨਾ ੧੭}

ਪਦ ਅਰਥ :- ਗੁਣਵੰਤੀ-ਗੁਣਾਂ ਵਾਲੀ ਜੀਵ-ਇਸਤ੍ਰੀ। ਵੀਥਰੈ-ਵਿਥਾਰ ਕਰਦੀ ਹੈ, ਕਥਨ ਕਰਦੀ ਹੈ। ਝੂਰਿ-ਝੂਰੇ, ਝੂਰਦੀ ਹੈ। ਵਰੁ-ਖਸਮ-ਪ੍ਰਭੂ। ਕਾਮਣੀ-ਹੋ ਜੀਵ-ਇਸਤ੍ਰੀ! ਨਹ ਮਿਲੀਐ ਪਿਰ-ਪਿਰ ਨੂੰ ਨਹੀਂ ਮਿਲ ਸਕੀਦਾ। ਕੂਰਿ-ਕੂੜ ਦੀ ਰਾਹੀਂ, ਕੂੜੇ ਮੋਹ ਵਿਚ ਪਏ ਰਿਹਾਂ। ਤੁਲਹੜਾ-ਤੁਲਹਾ, ਕਾਹੀ ਪਿਲਛੀ ਤੇ ਲੱਕੜਾਂ ਦਾ ਬਣਿਆ ਹੋਇਆ ਆਸਰਾ ਜਿਸ ਉਤੇ ਚੜ੍ਹ ਕੇ ਦਰਿਆ-ਕੰਢੇ ਦੇ ਲੋਕ ਦਰਿਆ ਪਾਰ ਕਰ ਲੈਂਦੇ ਹਨ।੧।

ਮੇਰੇ ਠਾਕੁਰ ਅਡੋਲੁ-ਮੇਰੇ ਠਾਕੁਰ ਦਾ ਅਹਿੱਲ ਟਿਕਾਣਾ। ਤਖਤਿ-ਤਖਤ ਉੱਤੇ। ਗੁਰਮੁਖਿ ਪੂਰਾ-ਪੂਰਾ ਗੁਰੂ। ਜੇ ਕਰੇ-ਜੇ ਮਿਹਰ ਕਰੇ।੧।ਰਹਾਉ।

ਤਿਸੁ ਮਹਿ-ਉਸ (ਹਰਿਮੰਦਰ ਵਿਚ)। ਮਾਣਕ-ਮੋਤੀ। ਕੰਚਨ ਕੋਟ-ਸੋਨੇ ਦੇ ਕਿਲ੍ਹੇ। ਰੀਸਾਲ-ਸੁੰਦਰ, ਆਨੰਦ ਦਾ ਘਰ, ਆਨੰਦ ਦੇਣ ਵਾਲੇ। ਗੜਿ-ਕਿਲ੍ਹੇ ਉੱਤੇ। ਗੁਰ ਧਿਆਨ-ਗੁਰੂ (ਚਰਨਾਂ) ਦਾ ਧਿਆਨ। ਨਿਹਾਲ-ਵਿਖਾ ਦੇਂਦਾ ਹੈ।੨।

ਸਰੁ-ਤਾਲਾਬ। ਸਾਗਰੁ-ਸਮੁੰਦਰ। ਬੋਹਿਥੋ-ਜਹਾਜ਼। ਤਿਸੁ ਭਾਵੈ-ਉਸ (ਗੁਰੂ) ਨੂੰ ਚੰਗਾ ਲੱਗੇ। ਊਜਲੀ-ਮਤਿ ਉਜਲੀ (ਹੋ ਜਾਂਦੀ ਹੈ)। ਸਤਸਰਿ-ਸਤਸੰਗ ਸਰੋਵਰ ਵਿਚ। ਨਾਵਣ-ਇਸ਼ਨਾਨ ਕਰਨ ਲਈ, ਮਨ ਧੋਣ ਲਈ।੩।

ਥਾਨਿ-ਥਾਂ ਉੱਤੇ। ਪੂਰੈ-ਪੂਰੀ ਕਰਦਾ ਹੈ। ਆਸ ਨਿਰਾਸ-ਨਿਰਾਸਿਆਂ ਦੀ ਆਸ। ਕਿਉ ਘਾਟੈ-ਨਹੀਂ ਘਟਦੇ। ਤਾਸ-ਉਸ (ਜੀਵ) ਦੇ।੪।

ਅਰਥ :- ਜਿਸ ਜੀਵ-ਇਸਤ੍ਰੀ ਨੇ ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫਤਿ-ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ, ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੁਰਦੀ ਰਹਿੰਦੀ ਹੈ।

ਹੇ ਜੀਵ-ਇਸਤ੍ਰੀ! ਜੇ ਤੂੰ ਖਸਮ-ਪ੍ਰਭੂ ਨੂੰ ਮਿਲਣਾ ਚਾਹੁੰਦੀ ਹੈਂ, ਤਾਂ (ਚੇਤੇ ਰੱਖ ਕਿ) ਕੂੜੇ ਮੋਹ ਵਿਚ ਫਸੇ ਰਿਹਾ ਪਤੀ-ਪ੍ਰਭੂ ਨੂੰ ਨਹੀਂ ਮਿਲ ਸਕਦੀ। (ਤੂੰ ਤਾਂ ਮੋਹ ਦੇ ਸਮੁੰਦਰ ਵਿਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾਹ ਤੁਲਹਾ ਹੈ, ਇਸ ਤਰ੍ਹਾਂ ਪਤੀ-ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ-ਸਮੁੰਦਰ ਤੋਂ ਪਾਰ ਹੈ,) ਦੂਰ ਹੈ।੧।

ਮੇਰੇ ਪਾਲਣਹਾਰ ਪ੍ਰਭੂ ਦਾ ਅਹਿੱਲ ਟਿਕਾਣਾ ਉਸ ਤਖਤ ਉੱਤੇ ਹੈ ਜੇਹੜਾ (ਪ੍ਰਭੂ ਵਾਂਗ ਹੀ) ਸੰਪੂਰਨ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੈ)। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਤੋਲ-ਮਾਪ ਦੱਸਿਆ ਨਹੀਂ ਜਾ ਸਕਦਾ। ਪੂਰਾ ਗੁਰੂ ਜੇ ਮਿਹਰ ਕਰੇ, ਤਾਂ ਹੀ ਉਹ ਮਿਲ ਸਕਦਾ ਹੈ।੧। ਰਹਾਉ।

ਹਰੀ-ਪਰਮਾਤਮਾ (ਮਾਨੋ) ਇਕ ਸੋਹਣਾ ਮੰਦਰ ਹੈ ਜਿਸ ਵਿਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ (ਜਿਸ ਦੇ ਦੁਆਲੇ) ਸੋਨੇ ਦੇ ਸੁੰਦਰ ਕਿਲ੍ਹੇ ਹਨ। ਪਰ ਉਸ (ਮੰਦਰ-) ਕਿਲ੍ਹੇ ਉੱਤੇ ਪਉੜੀ ਤੋਂ ਬਿਨਾ ਚੜ੍ਹਿਆ ਨਹੀਂ ਜਾ ਸਕਦਾ। (ਹਾਂ,) ਜੇ ਗੁਰੂ-ਚਰਨਾਂ ਦਾ ਧਿਆਨ ਧਰਿਆ ਜਾਏ, ਜੇ ਪ੍ਰਭੂ-ਚਰਨਾਂ ਦਾ ਧਿਆਨ ਧਰਿਆ ਜਾਏ, ਤਾਂ ਦਰਸਨ ਹੋ ਜਾਂਦਾ ਹੈ।੨।

ਉਸ (ਹਰਿ-ਮੰਦਰ-ਕਿਲ੍ਹੇ ਉੱਤੇ ਚੜ੍ਹਨ ਵਾਸਤੇ) ਗੁਰੂ ਪਉੜੀ ਹੈ, (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਗੁਰੂ ਬੇੜੀ ਹੈ, ਪ੍ਰਭੂ ਦਾ ਨਾਮ (ਦੇਣ ਵਾਲਾ) ਗੁਰੂ ਹੀ ਤੁਲਹਾ ਹੈ। ਗੁਰੂ ਸਰੋਵਰ ਹੈ, ਗੁਰੂ ਸਮੁੰਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰੀਆ ਹੈ। ਜੇ ਪ੍ਰਭੂ ਦੀ ਰਜਾ ਹੋਵੇ, ਤਾਂ (ਗੁਰੂ ਨੂੰ ਮਿਲ ਕੇ) ਮਨੁੱਖ ਦੀ ਮਤਿ ਸੁੱਧ ਹੋ ਜਾਂਦੀ ਹੈ (ਕਿਉਂਕਿ) ਮਨੁੱਖ ਸਾਧ ਸੰਗਤਿ ਸਰੋਵਰ ਵਿਚ (ਮਾਨਸਕ) ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ।੩।

ਹਰ ਕੋਈ ਆਖਦਾ ਹੈ ਕਿ ਪਰਮਾਤਮਾ ਵਿਚ ਕੋਈ ਉਕਾਈ ਨਹੀਂ ਹੈ, ਉਸ ਦਾ ਨਿਵਾਸ ਭੀ ਐਸੇ ਤਖਤ ਉੱਤੇ ਹੈ ਜਿਸ ਵਿਚ ਕੋਈ ਘਾਟ ਨਹੀਂ ਹੈ ਉਹ ਪੂਰਾ ਪ੍ਰਭੂ ਸੋਹਣੇ ਉਕਾਈ-ਹੀਣ ਥਾਂ ਤੇ ਬੈਠਾ ਹੈ ਤੇ ਟੁੱਟੇ ਦਿਲਾਂ ਵਾਲੇ ਬੰਦਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ।

ਹੇ ਨਾਨਕ! ਉਹ ਪੂਰਨ ਪ੍ਰਭੂ ਜੇ ਮਨੁੱਖ ਨੂੰ ਮਿਲ ਪਏ ਤਾਂ ਉਸ ਦੇ ਗੁਣਾਂ ਵਿਚ ਭੀ ਕਿਵੇਂ ਕੋਈ ਘਾਟ ਆ ਸਕਦੀ ਹੈ ?।੪।੯।

ਸਿਰੀ ਰਾਗੁ ਮਹਲਾ ੧ ॥ ਆਵਹੁ ਭੈਣੇ ਗਲਿ ਮਿਲਹ, ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮਥੁ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ ਕਰਤਾ, ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਗਾਣੀ ਤੁਸੀ ਰਾਵਿਆ ਕਿਨੀ ਗੁਣੀ ॥ ਸਹਜਿ ਸੰਤੋਖਿ ਸੀਗਾਰਿਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਉਪਜੈ ਸਚ ਮਹਿ ਸਾਚਿ ਸਮਾਇ

॥ ਸੁਰਤਿ ਹੋਵੈ ਪਤਿ ਉਗਵੈ ਗੁਰ ਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ
ਮਿਲਾਇ ॥੪॥੧੦॥ {ਪੰਨਾ ੧੭}

ਪਦ ਅਰਥ :- ਗਲਿ-ਗਲ ਨਾਲ। ਅੰਕਿ-ਅੰਕ ਵਿਚ, ਜੱਫੀ ਵਿਚ। ਭੈਣੇ ਸਹੇਲੜੀਆਹ-ਹੇ ਭੈਣੋ! ਹੇ
ਸਹੇਲੀਹੋ! ਕਰਹ-ਆਓ ਅਸੀ ਕਰੀਏ। ਸੰਮ੍ਰਿਥ-ਸਭ ਤਾਕਤਾਂ ਵਾਲਾ। ਸਭਿ-ਸਾਰੇ। ਅਸਾਹ-ਸਾਡੇ ਹੀ। ੧।

ਕਰਤਾ-ਹੇ ਕਰਤਾਰ! ਸਭੁ ਕੋ-ਹਰੇਕ ਜੀਵ। ਤੇਰੈ ਜੋਰਿ-ਤੇਰੇ ਜੋਰ ਵਿਚ, ਤੇਰੇ ਹੁਕਮ ਵਿਚ। ਏਕੁ ਸਬਦੁ-ਪ੍ਰਭੂ
ਦੀ ਸਿਫਤਿ-ਸਾਲਾਹ ਦੀ ਬਾਣੀ। ਕਿਆ-ਕੀਹ (ਵਿਗਾੜ ਸਕਦੇ ਹਨ) ? ੧। ਰਹਾਉ।

ਜਾਇ-ਜਾ ਕੇ। ਰਾਵਿਆ-ਮਾਣਿਆ, ਮਿਲਾਪ ਹਾਸਲ ਕੀਤਾ। ਗੁਣੀ-ਗੁਣਾਂ ਨਾਲ। ਸਹਜਿ-ਸਹਜ ਨਾਲ,
ਅਡੋਲ ਅਵਸਥਾ ਨਾਲ। ਰੀਸਾਲੂ-ਸੁੰਦਰ ਰਸ ਦਾ ਘਰ, ਆਨੰਦ ਦਾਤਾ। ੨।

ਕੁਦਰਤੀ-ਕੁਦਰਤਾਂ। ਦਾਤਿ-ਦਾਤਾਂ। ਕੇਤੇ-ਬੇਅੰਤ। ਜਾਤਿ ਅਜਾਤਿ-ਉੱਚੀਆਂ ਜਾਤਾਂ ਤੇ ਨੀਵੀਆਂ ਜਾਤਾਂ ਦੇ
ਜੀਵ। ੩।

ਸਾਚਿ-ਸੱਚ ਦੀ ਰਾਹੀਂ, ਸਿਮਰਨ ਦੇ ਰਾਹੀਂ। ਸਚ ਮਹਿ-ਸਦਾ-ਥਿਰ ਪ੍ਰਭੂ ਵਿਚ। ਭਉ ਖਾਇ-ਦੁਨੀਆ
ਵਾਲਾ ਸਹਮ-ਡਰ ਮੁਕਾ ਲੈਂਦਾ ਹੈ।

ਅਰਥ :- ਹੇ ਸਤ ਸੰਗਣ ਭੈਣੋ ਤੇ ਸਹੇਲੀਹੋ! ਆਓ, ਪਿਆਰ ਨਾਲ (ਸਤ-ਸੰਗ ਵਿਚ) ਇਕੱਠੀਆਂ ਹੋਵੀਏ,
ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ। (ਹੇ
ਸਹੇਲੀਹੋ!) ਉਸ ਸਦਾ-ਥਿਰ ਮਾਲਕ ਵਿਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਔਗੁਣ
ਸਾਡੇ ਵਿਚ ਆ ਜਾਂਦੇ ਹਨ। ੧।

ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ)। ਜਦੋਂ ਤੇਰੀ ਸਿਫਤਿ-ਸਾਲਾਹ ਦੀ ਬਾਣੀ
ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ
ਸਾਡਾ ਕੀਹ ਵਿਗਾੜ ਸਕਦੇ ਹਨ। ੧। ਰਹਾਉ।

(ਹੇ ਸਤਸੰਗਣ ਭੈਣੋ! ਬੇ-ਸ਼ੱਕ) ਜਾ ਕੇ ਸੁਗਾਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ
ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ, ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ
ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ)। ਉਹ ਆਨੰਦ-ਦਾਤਾ
ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗੁਰੂ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-
ਪਨ ਆਦਿਕ ਗੁਣ ਧਾਰੇ ਜਾਣ)। ੨।

ਹੇ ਪ੍ਰਭੂ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖਸ਼ਿਸ਼ਾਂ ਹਨ। ਬੇਅੰਤ ਜੀਵ ਦਿਨ ਰਾਤ ਤੇਰੀਆਂ
ਸਿਫਤਾਂ ਕਰ ਰਹੇ ਹਨ। ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ
ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ। ੩।

ਹੇ ਨਾਨਕ! ਜੇ ਮਨੁੱਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ
ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ)
ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ

ਸੰਸਾਰਕ ਡਰ ਮੁਕਾ ਲੈਂਦਾ ਹੈ, ਤੇ ਸਦਾ-ਬਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ੪।੧੦।

ਸਿਰੀ ਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ ਮਨ ਰੇ, ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ, ਮਨਿ ਵਸਿਐ ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ, ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥ {ਪੰਨਾ ੧੮}

ਪਦ ਅਰਥ :- ਸਰੀ-ਫਬ ਗਈ। ਉਬਰੀ-ਬਚ ਗਈ। ਘਰਾਹੁ-ਘਰ ਤੋਂ, ਹਿਰਦੇ ਵਿਚੋਂ। ਦੂਤ-ਵਿਕਾਰ। ਵੇਸਾਹੁ-ਭਰੋਸਾ, ਦਿਲਾਸਾ। ਕਲਪ-ਕਲਪਣਾ। ਬਾਦਿ-ਵਿਅਰਥ। ੧।

ਸਚੁ-ਸਦਾ-ਬਿਰ ਰਹਿਣ ਵਾਲਾ ਪ੍ਰਭੂ। ਭੈ ਬਿਨੁ-(ਨਿਰਮਲ) ਡਰ ਤੋਂ ਬਿਨਾ। ੧। ਰਹਾਉ।

ਕੇਤਾ ਆਖਣੁ ਆਖੀਐ-(ਦੁਨੀਆ ਵਾਲੀ) ਮੰਗ ਕਿਤਨੀ ਹੀ ਮੰਗੀਦੀ ਹੈ। ਮਨਿ ਵਸਿਐ-ਜੇ ਮਨ ਵਿਚ ਵੱਸ ਪਏ। ੨।

ਬਾਜੀ-ਖੇਡ। ਖੇਲੁ ਖੇਲਾਇ-ਖੇਡ ਖਿਡਾ ਦੇਂਦਾ ਹੈ, ਖੇਡ ਮੁਕਾ ਦੇਂਦਾ ਹੈ। ਏਕਸੇ-ਇਕੱਠੇ ਹੋ ਜਾਂਦੇ ਹਨ। ਜਾਇ-ਚਲਾ ਜਾਂਦਾ ਹੈ। ੩।

ਵੇਸਾਹੀਐ-ਵਿਹਾਜ਼ੀਦੀ ਹੈ। ਵਖਰੁ-ਸੌਦਾ। ਰਾਸਿ-ਪੂੰਜੀ। ਸਾਬਾਸਿ-ਪ੍ਰਸੰਨਤਾ, ਆਦਰ। ਪਛਾਣਸੀ-ਪਛਾਣਦਾ ਹੈ, ਕਦਰ ਪਾਂਦਾ ਹੈ। ੪।

ਅਰਥ :- (ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ। ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ (ਮੈਨੂੰ ਖੁਆਰ ਕਰਨ ਦੇ ਥਾਂ) ਉਲਟੇ ਮੇਰੇ ਵੱਸ ਵਿਚ ਹੋ ਗਏ। ਸਦਾ-ਬਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ (ਮੈਨੂੰ ਮਿਲ ਪਿਆ), ਮੈਂ (ਮਾਇਆ-ਮੋਹ ਦੀ) ਵਿਅਰਥ ਕਲਪਣਾ ਛੱਡ ਦਿੱਤੀ। ੧।

ਹੇ (ਮੇਰੇ) ਮਨ! ਜਦੋਂ ਸਦਾ-ਬਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ। ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ। ੧। ਰਹਾਉ।

ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿਚ ਕਮੀ ਹੁੰਦੀ ਹੀ ਨਹੀਂ (ਭਾਵ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ) (ਫਿਰ) ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ

ਇਕੋ ਪਰਮਾਤਮਾ ਹੈ (ਪਰ ਇਸ ਮੰਗਣ ਵਿਚ ਸੁਖ ਭੀ ਨਹੀਂ ਹੈ)। ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ।੩।

ਜਗਤ (ਮਾਨੋ) ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇਕ ਖਿਨ ਵਿਚ (ਜਿੰਦਗੀ ਦੀ) ਖੇਡ ਖੇਡ ਕੇ ਚਲਾ ਜਾਂਦਾ ਹੈ। (ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ। ਜੇ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸ ਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ।੩।

ਸਦਾ-ਬਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੁੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖਰੀਦਿਆ ਜਾ ਸਕਦਾ ਹੈ। ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ। ਹੇ ਨਾਨਕ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ।੪।੧੧।

ਸਿਰੀ ਰਾਗੁ ਮਹਲੁ ੧ ॥ {ਨੋਟ-ਵੇਖੋ ਸ਼ਬਦ ਨੰ: ੬ ਉਥੇ ਭੀ ਸਿਰਲੇਖ 'ਮਹਲਾ' ਦੇ ਥਾਂ ਲਫਜ਼ 'ਮਹਲੁ' ਹੀ ਹੈ}।

ਧਾਤੁ ਮਿਲੈ ਫੁਨਿ ਧਾਤੁ ਕਉ, ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥
ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ ਭਾਈ ਰੇ, ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ
ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ ਉਚਉ ਥਾਨੁ ਸੁਹਾਵਣਾ ਉਪਰਿ ਮਹਲੁ ਮੁਰਾਰਿ ॥ ਸਚੁ ਕਰਣੀ
ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮੁ ਰਾਮੁ ਬੀਚਾਰਿ ॥੨॥ ਤ੍ਰਿਬਿਧਿ
ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥
ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ
ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ
ਜਾਸੁ ॥੪॥੧੨॥ {ਪੰਨਾ ੧੮}

ਪਦ ਅਰਥ :- ਫੁਨਿ-ਮੁੜ। ਧਾਤੁ-ਸੋਨਾ ਆਦਿਕ ਧਾਤੂ ਦਾ ਬਣਿਆ ਹੋਇਆ ਗਹਿਣਾ। ਸਿਫਤੀ-ਸਿਫਤਾਂ ਦਾ ਮਾਲਕ ਪਰਮਾਤਮਾ। ਗੁਲਾਲੁ-ਲਾਲ ਫੁੱਲ। ਗਹਬਰਾ-ਗੂੜ੍ਹਾ। ਸਚਾ-ਸਦਾ ਟਿਕਿਆ ਰਹਿਣ ਵਾਲਾ, ਪੱਕਾ। ਭਾਇ-ਭਾਉ ਵਿਚ, ਪ੍ਰੇਮ ਵਿਚ। ਏਕੈ ਭਾਇ-ਇਕ-ਰਸ ਪ੍ਰੇਮ ਵਿਚ।੧।

ਰੇਣੁ-ਚਰਨ-ਧੂੜ। ਧੇਣੁ-ਗਾਂ। ਮੁਕਤਿ-ਵਿਕਾਰਾਂ ਤੋਂ ਖਲਾਸੀ।੧। ਰਹਾਉ।

ਮੁਰਾਰਿ-ਪਰਮਾਤਮਾ। ਕਰਣੀ-ਆਚਰਨ। ਦਰੁ ਘਰੁ-ਪ੍ਰਭੂ ਦਾ ਦਰ, ਪ੍ਰਭੂ ਦਾ ਘਰ। ਪਿਆਰਿ-ਪਿਆਰ ਦੀ ਰਾਹੀਂ। ਆਤਮ ਰਾਮੁ-ਸਭ ਦੇ ਆਤਮਾ ਵਿਚ ਵਿਆਪਕ ਪ੍ਰਭੂ। ਬੀਚਾਰਿ-ਵਿਚਾਰ ਕੇ। ਆਤਮੁ ਰਾਮੁ ਬੀਚਾਰਿ-ਸਰਬ-ਵਿਆਪੀ ਪ੍ਰਭੂ (ਦੇ ਗੁਣਾਂ) ਨੂੰ ਵਿਚਾਰ ਕੇ।੨।

ਤ੍ਰਿਬਿਧਿ-ਤਿੰਨ ਕਿਸਮਾਂ ਦੇ, ਮਾਇਆ ਦੇ ਤਿੰਨ ਗੁਣਾਂ (ਰਜੋ, ਸਤੋ, ਤਮੋ) ਵਾਲੇ। ਕਮਾਈਅਹਿ-ਕਮਾਏ ਜਾਂਦੇ ਹਨ, ਕੀਤੇ ਜਾਂਦੇ ਹਨ। ਅੰਦੇਸਾ-ਸਹਸਾ। ਤ੍ਰਿਕੁਟੀ-{ਤ੍ਰਿ-ਤਿੰਨ। ਕੁਟੀ-ਵਿੰਗੀ ਲਕੀਰ} ਤਿੰਨ ਵਿੰਗੀਆਂ ਲਕੀਰਾਂ, ਤ੍ਰਿਊਤੀ, ਖਿੱਝ। ਸਹਜਿ ਮਿਲਿਐ-ਜੇ ਅਡੋਲ ਅਵਸਥਾ ਵਿਚ ਟਿਕੇ ਰਹੀਏ। ਨਿਜ ਘਰਿ-ਆਪਣੇ ਘਰ ਵਿਚ, ਅਡੋਲ ਅਵਸਥਾ ਵਿਚ ਜਦੋਂ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ।੩।

ਘਰ ਵਾਸੁ-ਘਰ ਦਾ ਵਸੇਬਾ, ਅਡੋਲ ਅਵਸਥਾ, ਉਹ ਹਾਲਤ ਜਦੋਂ ਮਨ ਬਾਹਰ ਭਟਕਣੋਂ ਰੁਕ ਜਾਂਦਾ ਹੈ।
ਏਕੋ-ਇਕ (ਰਾਜਕ ਪ੍ਰਭੂ) ਦਾ। ਦੇਖਿ-ਦੇਖ ਕੇ। ਦਿਖਾਈਐ-ਵਿਖਾਇਆ ਜਾ ਸਕਦਾ ਹੈ। ਜਾਸੁ-ਜਾਂਦਾ
ਹਾਂ।੪।

ਅਰਥ :- ਪ੍ਰਭੂ ਦੀ ਸਿਫਤਿ-ਸਾਲਾਹ ਕਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ,
ਜਿਵੇਂ (ਸੋਨਾ ਆਦਿਕ ਕਿਸੇ ਧਾਤ ਦਾ ਬਣਿਆ ਹੋਇਆ ਜੇਵਰ ਢਲ ਕੇ) ਮੁੜ (ਉਸੇ) ਧਾਤ ਨਾਲ ਇੱਕ-ਰੂਪ
ਹੋ ਜਾਂਦਾ ਹੈ। (ਸਿਫਤਿ-ਸਾਲਾਹ ਦੀ ਬਰਕਤਿ ਨਾਲ) ਮਨੁੱਖ ਉੱਤੇ ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ
(ਮਨੁੱਖ ਦਾ ਚਿਹਰਾ ਚਮਕ ਉਠਦਾ ਹੈ)। ਪਰ ਉਹ ਸਦਾ-ਬਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ
ਮਿਲਦਾ ਹੈ ਜੋ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪ੍ਰੇਮ ਵਿਚ ਹੀ (ਮਗਨ ਰਹਿੰਦੇ)
ਹਨ।੧।

ਹੇ ਭਾਈ! (ਪ੍ਰਭੂ ਦਾ ਦਰਸ਼ਨ ਕਰਨਾ ਹੈ ਤਾਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ। ਸੰਤ ਜਨਾਂ ਦੀ ਸਭਾ
ਵਿਚ (ਸਤਸੰਗ ਵਿਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ
ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ।੧।ਰਹਾਉ।

ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ। ਉਸ ਦਾ ਦਰ
ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ (ਪਰ
ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵਲ ਹੀ ਪ੍ਰੇਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ
ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ।੨।

(ਦੁਨੀਆ ਵਿਚ ਆਮ ਤੌਰ ਤੇ) ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਰਹਿ ਕੇ ਹੀ ਕਰਮ ਕਰੀਦੇ ਹਨ, ਜਿਸ
ਕਰਕੇ ਆਸਾ ਤੇ ਸਾਂਹਸਿਆਂ ਦਾ ਗੇੜ ਬਣਿਆ ਰਹਿੰਦਾ ਹੈ (ਇਹਨਾਂ ਦੇ ਕਾਰਨ ਮਨ ਵਿਚ ਖਿੱਝ ਬਣਦੀ ਹੈ)
ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ (ਗੁਰੂ ਦੀ ਰਾਹੀਂ ਹੀ ਅਡੋਲਤਾ ਪੈਦਾ ਹੁੰਦੀ ਹੈ),
ਅਡੋਲਤਾ ਵਿਚ ਟਿਕੇ ਰਿਹਾ ਆਤਮਕ ਆਨੰਦ ਮਿਲਦਾ ਹੈ। ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ
(ਆਪਣੇ ਮਨ ਦੀ) ਮੈਲ ਸਾਫ਼ ਕਰਦਾ ਹੈ (ਮਨ ਭਟਕਣੋਂ ਹਟ ਜਾਂਦਾ ਹੈ) ਤੇ ਅਡੋਲਤਾ ਵਿਚ ਪਰਮਾਤਮਾ ਦਾ
ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ।੩।

ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਵਿਚ ਜੁੜਨ ਤੋਂ ਬਿਨਾ ਮਾਨਸਕ ਅਡੋਲਤਾ ਨਹੀਂ
ਲੱਭਦੀ। (ਹੇ ਭਾਈ!) ਇਕ (ਰਾਜਕ) ਪ੍ਰਭੂ ਦੀ ਹੀ ਸਿਫਤਿ-ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫਤਿ-
ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ। ਹੇ ਨਾਨਕ! (ਆਖ-) ਜਿਹੜਾ ਗੁਰੂ ਆਪ ਪ੍ਰਭੂ
ਦਾ ਦਰਸ਼ਨ ਕਰ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ।੪।੧੨।

ਸਿਰੀ ਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿ ਨਿਸਿ
ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ ਮੁੰਧੇ, ਪਿਰ ਬਿਨੁ ਕਿਆ
ਸੀਗਾਰੁ ॥ ਦਰਿ ਘਰਿ ਢੋਈ ਨਾ ਲਹੈ ਦਰਗਹ ਝੂਠੁ ਖੁਆਰੁ ॥੧॥ਰਹਾਉ॥ ਆਪਿ ਸੁਜਾਣੁ ਨ ਭੁਲਈ ਸਚਾ
ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ
ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ

ਮਨਮੁਖਿ ਅੰਧੁ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ
ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤ ਨ ਭਾਵਈ ਤ
ਸਭਿ ਅਡੰਬਰ ਕੂੜੁ ॥੪॥ ਸਭਿ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ
ਨ ਭੇਦੀਐ ਕਿਉ ਸੋਹੈ ਗੁਰ ਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੯॥

ਪਦ ਅਰਥ :- ਧ੍ਰਿਗੁ-ਫਿਟਕਾਰ-ਜੋਗ। ਦੋਹਾਗਣੀ-ਮੰਦੇ ਭਾਗਾਂ ਵਾਲੀ, ਪਤੀ ਤੋਂ ਵਿੱਛੁੜੀ ਹੋਈ। ਮੁਠੀ-
ਮੁੱਠੀ, ਠੱਗੀ ਹੋਈ। ਦੂਜੇ ਭਾਇ-(ਪ੍ਰਭੂ ਤੋਂ ਬਿਨਾ) ਕਿਸੇ ਹੋਰ ਪ੍ਰੇਮ ਵਿਚ। ਕੇਰੀ-ਦੀ। ਅਹਿ-ਦਿਨ। ਨਿਸਿ-
ਰਾਤ। ਕਿਰਿ-ਕਿਰ ਕੇ।੧।

ਮੁੰਧੇ-ਹੇ ਮੂਰਖ! ਢੋਈ-ਆਸਰਾ, ਸਹਾਰਾ।੧।ਰਹਾਉ।

ਸੁਜਾਣੁ-ਸਿਆਣਾ। ਸਾਧਿ ਕੈ-ਸਾਫ਼ ਕਰ ਕੇ, ਤਿਆਰ ਕਰ ਕੇ। ਦੇ-ਦੇਂਦਾ ਹੈ। ਦਾਣੁ-ਦਾਣਾ, ਕਣ, ਬੀ।
ਕਰਮਿ-ਬਖਸ਼ਸ਼ ਦੀ ਰਾਹੀਂ। ਨੀਸਾਣੁ-ਪਰਵਾਨਾ, ਰਾਹਦਾਰੀ, ਪਰਵਾਨਗੀ।੨।

ਜਾਣਿ-ਜਾਣ-ਬੁੱਝ ਕੇ। ਚਜੁ ਅਚਾਰੁ-ਰਵਈਆ। ਅੰਧੁਲੈ-ਅੰਨ੍ਹੇ ਨੇ। ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ
ਵਾਲਾ। ਅੰਧੁ ਗੁਬਾਰੁ-ਉਹ ਅੰਨ੍ਹਾ ਜਿਸ ਦੇ ਸਾਹਮਣੇ ਘੁੱਪ ਹਨੇਰਾ ਹੀ ਹੈ। ਨ ਚੁਕਈ-ਨਹੀਂ ਮੁੱਕਦਾ।੩।

ਮੋਲਿ-ਮੁੱਲ ਦੇ ਕੇ, ਮੁੱਲ ਨਾਲ। ਅਣਾਇਆ-ਮੰਗਾਇਆ। ਕੁੰਗੂ-ਕੇਸਰ। ਮਾਂਗ-ਕੇਸਾਂ ਦੇ ਵਿਚਕਾਰ
ਬਣਾਇਆ ਹੋਇਆ ਚੀਰ। ਚੋਆ-ਅਤਰ। ਧਨ-ਇਸਤ੍ਰੀ। ਕੰਤ ਨ ਭਾਵਈ-ਕੰਤ ਨੂੰ ਚੰਗੀ ਨ ਲੱਗੀ।
ਸਭਿ-ਸਾਰੇ।੪।

ਬਾਦਿ-ਵਿਅਰਥ। ਵਿਕਾਰ-ਬੇਕਾਰ। ਧਨੁ-ਧੰਨ, ਭਾਗਾਂ ਵਾਲੀ। ਸਹ ਨਾਲਿ-ਖਸਮ ਨਾਲ।੪।

ਅਰਥ :- ਜੇਹੜੀ ਭਾਗ-ਹੀਣ ਜੀਵ-ਇਸਤ੍ਰੀ (ਪ੍ਰਭੂ-ਪਤੀ ਤੋਂ ਬਿਨਾ ਮਾਇਆ ਆਦਿਕ) ਹੋਰ ਦੂਜੇ ਪਿਆਰ
ਵਿਚ ਹੀ ਠੱਗੀ ਰਹਿੰਦੀ ਹੈ ਉਸ ਦਾ ਜੀਉਣਾ ਫਿਟਕਾਰ-ਜੋਗ ਹੀ ਹੈ। ਜਿਵੇਂ ਕੱਲਰ ਦੀ ਕੰਧ (ਸਹਜੇ ਸਹਜੇ)
ਕਿਰਦੀ ਰਹਿੰਦੀ ਹੈ, ਤਿਵੇਂ ਉਸ ਦਾ ਆਤਮਕ ਜੀਵਨ ਭੀ ਦਿਨ ਰਾਤ (ਮਾਇਆ ਦੇ ਮੋਹ ਵਿਚ) ਕਿਰ ਕਿਰ
ਕੇ ਢਹਿ-ਢੇਰੀ ਹੁੰਦਾ ਜਾਂਦਾ ਹੈ। (ਸੁਖ ਦੀ ਖਾਤਰ ਉਹ ਦੌੜ-ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ
ਬਿਨਾ ਸੁਖ ਨਹੀਂ ਮਿਲ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ-ਪ੍ਰਭੂ
ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ।੧।

ਹੇ ਮੂਰਖ ਜੀਵ ਇਸਤ੍ਰੀ! ਜੇ ਪਤੀ ਨ ਮਿਲੇ ਤਾਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ। (ਜੋ
ਜੀਵ-ਇਸਤ੍ਰੀ ਪ੍ਰੇਮ ਤੋਂ ਸੱਖਣੀ ਰਹਿ ਕੇ ਹੀ ਧਾਰਮਿਕ ਉੱਦਮ ਕਰਮ ਆਦਿਕ ਕਰੀ ਜਾਂਦੀ ਹੈ, ਪਰ ਉਸ ਦੇ
ਅੰਦਰ ਮਾਇਆ-ਮੋਹ ਪ੍ਰਬਲ ਹੈ) ਉਹ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਘਰ ਵਿਚ ਆਸਰਾ ਨਹੀਂ ਲੈ ਸਕਦੀ,
(ਕਿਉਂਕਿ) ਝੂਠ (ਭਾਵ, ਮਾਇਆ ਦਾ ਮੋਹ) ਪ੍ਰਭੂ ਦੀ ਹਜ਼ੂਰੀ ਵਿਚ ਦੁਰਕਾਰਿਆ ਹੀ ਜਾਂਦਾ ਹੈ।੧।ਰਹਾਉ।

(ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ
ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ
(ਬੜਾ) ਸਿਆਣਾ ਕਿਸਾਨ ਹੈ, ਉਹ ਗ਼ਲਤੀ ਨਹੀਂ ਖਾਂਦਾ (ਜਿਸ ਹਿਰਦੇ-ਧਰਤੀ ਵਿਚ ਨਾਮ-ਬੀਜ ਬੀਜਣਾ
ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿਚ ਸੱਚੇ ਨਾਮ

ਦਾ ਬੀਜ ਬੀਜਦਾ ਹੈ। ਉਥੇ ਨਾਮ ਉੱਗਦਾ ਹੈ, (ਮਾਨੋ) ਨੌ ਖਜ਼ਾਨੇ ਪੈਦਾ ਹੋ ਜਾਂਦੇ ਹਨ, ਪ੍ਰਭੂ ਦੀ ਮਿਹਰ ਨਾਲ (ਉਸ ਹਿਰਦੇ ਵਿਚ ਕੀਤੀ ਮਿਹਨਤ) ਕਬੂਲ ਪੈਂਦੀ ਹੈ।੨।

ਜੇਹੜਾ ਮਨੁੱਖ ਜਾਣ ਬੁੱਝ ਕੇ ਗੁਰੂ (ਦੀ ਬਜ਼ੁਰਗੀ) ਨੂੰ ਨਹੀਂ ਸਮਝਦਾ ਉਸ ਦਾ ਸਾਰਾ ਜੀਵਨ-ਢੰਗ ਕੋਝਾ ਹੈ, (ਆਤਮਕ ਰੋਸ਼ਨੀ ਵਲੋਂ) ਉਸ ਅੰਨ੍ਹੇ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਜੀਵਨ-ਪੰਧ ਵਿਚ) ਘੁੱਪ ਹਨੇਰਾ ਹੀ ਹਨੇਰਾ ਰਹਿੰਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ਉਹ ਨਿੱਤ ਜੰਮਦਾ ਹੈ ਮਰਦਾ ਹੈ, ਜੰਮਦਾ ਹੈ, ਮਰਦਾ ਹੈ ਤੇ ਖੁਆਰ ਹੁੰਦਾ ਰਹਿੰਦਾ ਹੈ।੩।

(ਕਿਸੇ ਇਸਤ੍ਰੀ ਨੇ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਆਪਣੇ ਸਰੀਰਕ ਸ਼ਿੰਗਾਰ ਵਾਸਤੇ) ਚੰਦਨ ਮੁੱਲ ਮੰਗਾਇਆ, ਕੇਸਰ ਮੰਗਾਇਆ, ਸਿਰ ਦੇ ਕੇਸਾਂ ਦੇ ਚੀਰ ਸੁੰਦਰ ਬਣਾਣ ਲਈ ਸੰਧੂਰ ਮੰਗਾਇਆ, ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ, ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸ ਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ-ਇਸਤ੍ਰੀ ਦਾ ਹੈ, ਪਤੀ-ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ)।੪।

ਜਦ ਤਕ ਮਨੁੱਖ ਦਾ ਮਨ ਗੁਰੂ ਦੇ ਸ਼ਬਦ (-ਤੀਰ) ਨਾਲ ਵਿੱਝਦਾ ਨਹੀਂ, ਤਦ ਤਕ ਗੁਰੂ ਦੇ ਦਰ ਤੇ ਸੋਭਾ ਨਹੀਂ ਮਿਲਦੀ, ਅਜੇਹੇ ਮਨੁੱਖ ਦੇ ਸਾਰੇ ਸੁੰਦਰ ਪਦਾਰਥ ਵਰਤਣੇ ਵਿਅਰਥ ਚਲੇ ਜਾਂਦੇ ਹਨ (ਕਿਉਂਕਿ ਪਦਾਰਥਾਂ ਨੂੰ ਭੋਗਣ ਵਾਲਾ ਸਰੀਰ ਤਾਂ ਅੰਤ ਸੁਆਹ ਹੋ ਜਾਂਦਾ ਹੈ) ਸਾਰੀਆਂ ਸਰੀਰਕ ਸਜਾਵਟਾਂ ਭੀ ਬੇ-ਕਾਰ ਹੀ ਜਾਂਦੀਆਂ ਹਨ। ਹੇ ਨਾਨਕ! ਉਹੀ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ-ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ।੪।੧੩।

ਸਿਰੀ ਰਾਗੁ ਮਹਲਾ ੧ ॥ ਸੁੰਢੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ ਮੂੜੇ, ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ, ਗੁਰਮਿਤ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ, ਦਰਿ ਪਰਧਾਨੁ ਸੋ, ਦਰਗਹਿ ਪੈਧਾ ਜਾਇ ॥੪॥੧੪॥

ਪਦ ਅਰਥ :- ਸੁੰਢੀ-ਸੱਖਣੀ, ਉੱਜੜੀ ਹੋਈ। ਦੇਹ-ਕਾਂਇਆਂ, ਸਰੀਰ। ਜਾ-ਜਦੋਂ। ਜੀਉ-ਜਿੰਦ। ਭਾਹਿ-ਅੱਗ (ਜੀਵਨ-ਸੱਤਾ)। ਵਿਝਵੀ-ਬੁੱਝ ਗਈ। ਧੂਉ-ਧੂੰਆਂ (ਸੁਆਸ)। ਪੰਚੇ-ਪੰਜੇ ਗਿਆਨ-ਇੰਦ੍ਰੇ। ਦੂਜੈ ਭਾਇ-ਮਾਇਆ ਦੇ ਮੋਹ ਵਿਚ।੧।

ਸਾਰਿ-ਸੰਭਾਲ ਕੇ, ਚੇਤੇ ਕਰ ਕਰ ਕੇ। ਸਭ-ਸਾਰੀ ਸ੍ਰਿਸ਼ਟੀ। ਮੁਠੀ-ਮੁੱਠੀ, ਠੱਗੀ ਜਾ ਰਹੀ ਹੈ। ਅਹੰਕਾਰਿ-ਅਹੰਕਾਰ ਵਿਚ।੧। ਰਹਾਉ।

ਲਗਿ-ਲੱਗ ਕੇ। ਦੁਬਿਧਾ-ਦੁਚਿੱਤਾ-ਪਨ, ਮੇਰ-ਤੇਰ। ਪਚਿ-ਖੁਆਰ ਹੋ ਕੇ। ਮੁਏ-ਆਤਮਕ ਜੀਵਨ ਗਵਾ ਬੈਠੇ। ਗੁਰਿ-ਗੁਰੂ ਨੇ। ਉਬਰੇ-ਬਚ ਗਏ। ਮੁਠੀ-ਠੱਗ ਲਈ। ਠਗਿ-ਠੱਗ ਨੇ।੧।

ਮੁਈ-ਮੁੱਕ ਗਈ। ਹਉ-ਹਉਮੈ। ਮਮਤਾ ਮਾਇਆ-ਮਾਇਆ ਦੀ ਮਮਤਾ, ਮਾਇਆ ਜੋੜਨ ਦੀ ਲਾਲਸਾ। ਕਰਮਿ-(ਪ੍ਰਭੂ ਦੀ) ਮਿਹਰ ਨਾਲ। ਗੁਰਮੁਖਿ-ਗੁਰੂ ਦੀ ਰਾਹੀਂ। ਨਿਰੋਧੁ-(ਵਿਕਾਰਾਂ ਵਲੋਂ) ਰੋਕ।੩।

ਕਾਰੈ-ਕਾਰ ਵਿਚ (ਲੱਗ ਕੇ)। ਪਲੈ ਪਾਇ-ਪ੍ਰਾਪਤੀ ਹੋ ਜਾਏ। ਦਰਿ-(ਪ੍ਰਭੂ ਦੇ) ਦਰ ਤੇ। ਪਰਧਾਨੁ-ਮੰਨਿਆ-ਪਰਮੰਨਿਆ, ਸੁਰਖਰੂ। ਪੈਧਾ-ਸਰੋਪਾ ਲੈ ਕੇ।੪।

ਅਰਥ :- ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ। ਜੇਹੜੀ ਜੀਵਨ-ਅਗਨੀ (ਪਹਿਲਾਂ ਇਸ ਵਿਚ) ਬਲਦੀ ਸੀ ਉਹ ਬੁੱਝ ਜਾਂਦੀ ਹੈ (ਜੀਵਨ-ਸੱਤਿਆ ਮੁੱਕ ਜਾਂਦੀ ਹੈ), ਕੋਈ ਭੀ ਸਾਹ ਨਹੀਂ ਆਉਂਦਾ ਜਾਂਦਾ (ਅੱਖਾਂ ਕੰਨ ਆਦਿਕ) ਜੇਹੜੇ ਪੰਜ ਗਿਆਨ-ਇੰਦ੍ਰੇ (ਪਰ-ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ)।੧।

ਹੇ ਮੂਰਖ ਜੀਵ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ। ਸਾਰੀ ਸ੍ਰਿਸ਼ਟੀ (ਗਾਫ਼ਿਲ ਹੋ ਕੇ) ਮੋਹਣੀ ਮਾਇਆ ਦੀ ਮਮਤਾ ਵਿਚ ਹਉਮੈ ਵਿਚ ਤੇ ਅਹੰਕਾਰ ਵਿਚ ਠੱਗੀ ਜਾ ਰਹੀ ਹੈ।੧।ਰਹਾਉ।

ਜਿਨ੍ਹਾਂ ਬੰਦਿਆਂ ਨੇ ਹੋਰ ਹੋਰ ਨਿਰੀ ਦੁਨੀਆਵੀ ਕਾਰ ਵਿਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ, ਉਹ ਸਦਾ ਮੇਰ-ਤੇਰ ਵਿਚ ਫਸੇ ਰਹੇ, ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀ, ਜਿਸ ਵਿਚ ਖਿੱਝ ਸੜ ਕੇ ਉਹ ਆਤਮਕ ਮੌਤ ਮਰ ਗਏ।

ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀ, ਉਹ ਤ੍ਰਿਸ਼ਨਾ-ਅੱਗ ਤੋਂ ਬੱਚ ਗਏ, ਬਾਕੀ ਸਭਨਾਂ ਨੂੰ ਦੁਨੀਆ ਦੇ ਖੱਲਜਗਣ-ਠੱਗ ਨੇ ਠੱਗ ਲਿਆ।੨।

ਪਰ ਜੋ ਗੁਰਮੁਖਿ ਗਿਆਨ-ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸ ਨੂੰ ਪ੍ਰਭੂ ਦੀ ਕ੍ਰਿਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ, ਉਸ ਦੀ ਦੁਨੀਆਵੀ ਪ੍ਰੀਤ ਮੁੱਕ ਜਾਂਦੀ ਹੈ ਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖਤਮ ਹੋ ਜਾਂਦਾ ਹੈ, ਉਸ ਦਾ ਕਿਸੇ ਨਾਲ ਵੈਰ-ਵਿਰੋਧ ਨਹੀਂ ਰਹਿ ਜਾਂਦਾ। ਉਸ ਦੀ ਮਾਇਆ ਵਾਲੀ ਦੌੜ-ਭੱਜ ਮੁੱਕ ਜਾਂਦੀ ਹੈ, ਹਉਮੈ ਮਰ ਜਾਂਦੀ ਹੈ, ਮਾਇਆ ਦੀ ਮਮਤਾ ਖਤਮ ਹੋ ਜਾਂਦੀ ਹੈ, ਤੇ ਕ੍ਰੋਧ ਵੀ ਮਰ ਜਾਂਦਾ ਹੈ।੩।

ਜੇਹੜਾ ਮਨੁੱਖ (ਸਿਮਰਨ ਦੀ) ਸਦਾ-ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈ ਉਸ ਨੂੰ ਸਦਾ-ਬਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ। ਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬੱਚ ਜਾਂਦਾ ਹੈ। ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖਰੂ ਹੁੰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਸਰੋਪਾ ਲੈ ਕੇ ਜਾਂਦਾ ਹੈ।੪।੧੪।

ਸਿਰੀ ਰਾਗੁ ਮਹਲਾ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ, ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੁਝਿਆ ਮਰਿ ਜਨਮੈ ਆਵੈ ਜਾਇ ॥੧॥ਰਹਾਉ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ

ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ
ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ
ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ
ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥ {ਪੰਨਾ ੨੦}

ਪਦ ਅਰਥ :- ਮੋਹਿ-ਮੋਹ ਵਿਚ। ਮਨੂਰੁ-ਸੜਿਆ ਹੋਇਆ ਲੋਹਾ, ਲੋਹੇ ਦੀ ਮੈਲ। ਫਿਰਿ-ਫਿਰ ਭੀ।
ਲਾਗੂ-ਵੈਰੀ। ਕੂਰਿ-ਕੂੜ ਵਿਚ (ਮਸਤ ਰਹਿ ਕੇ)। ਤੂਰੁ-ਵਾਜਾ (ਵਿਕਾਰਾਂ ਦਾ)। ਭਰਮਾਈਐ-ਭਟਕਣਾ ਵਿਚ
ਪਿਆ ਰਹਿੰਦਾ ਹੈ। ਦੁਬਿਧਾ-ਦੁਚਿੱਤਾ-ਪਨ। ਪੂਰੁ-ਸਾਰਾ ਪਰਵਾਰ (ਸਾਰੇ ਗਿਆਨ-ਇੰਦ੍ਰੇ)।੧।

ਸਬਦਿ-(ਗੁਰੂ ਦੇ) ਸ਼ਬਦ ਵਿਚ। ਜਿਨਿ-ਜਿਸ (ਮਨੁੱਖ) ਨੇ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ।੧।ਰਹਾਉ।

ਸੂਚਾ-ਸੁੱਚਾ, ਪਵਿੱਤਰ। ਭੈ-ਨਿਰਮਲ ਡਰ ਵਿਚ, ਅਦਬ ਵਿਚ। ਸਚਿ-ਸਦਾ-ਥਿਰ ਪ੍ਰਭੂ ਦੀ ਯਾਦ ਵਿਚ।
ਰਾਤੀ-ਰੰਗੀ ਹੋਈ। ਦੇਹੁਰੀ-ਸੁੰਦਰ ਦੇਹੀ। ਸਚੁ-ਸਦਾ-ਥਿਰ ਪ੍ਰਭੂ ਦਾ ਨਾਮ। ਸੁਆਉ-ਸੁਆਰਥ, ਮਨੋਰਥ।
ਨਿਹਾਲੀਐ-ਤੱਕਿਆ ਜਾਂਦਾ ਹੈ। ਨ ਪਾਵੈ ਤਾਉ-ਤਾਅ ਨਹੀਂ ਸਹਾਰਦਾ।੨।

ਸਾਚੇ ਤੇ-ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ। ਪਵਨੈ ਤੇ-ਪਵਨ ਤੋਂ। ਤ੍ਰਿਭਵਣੁ-ਸਾਰਾ ਜਗਤ (ਤਿੰਨੇ
ਭਵਨ)। ਸਾਜਿਆ-ਰਚਿਆ ਗਿਆ। ਸਮੋਇ-ਸਮਾਈ ਹੋਈ ਹੈ। ਸਬਦਿ ਰਤੇ-ਗੁਰ-ਸ਼ਬਦ ਵਿਚ ਰੰਗੇ ਰਹਿ
ਕੇ।੩।

ਪੰਚ ਭੂਤ-ਪੰਜੇ ਤਤ, ਸਾਰਾ ਸਰੀਰ। ਗੁਰਿ-ਗੁਰੂ ਨੇ। ਤਾਹਿ-ਉਸ ਦੀ।੪।

ਅਰਥ :- ਹੇ (ਮੇਰੇ) ਮਨ! ਗੁਰੂ ਦੇ ਸ਼ਬਦ ਵਿਚ ਚਿੱਤ ਜੋੜ (ਤੇ ਇਸ ਤਰ੍ਹਾਂ ਸੰਸਾਰ-ਸਮੁੰਦਰ ਦੇ ਵਿਕਾਰਾਂ
ਤੋਂ) ਪਾਰ ਲੰਘ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹ
ਮਰਦਾ ਹੈ ਜੰਮਦਾ ਹੈ ਜੰਮਦਾ ਹੈ ਮਰਦਾ ਹੈ।੧।ਰਹਾਉ।

(ਜਿਸ ਨੇ ਨਾਮ ਨਹੀਂ ਸਿਮਰਿਆ, ਉਸ ਦਾ) ਸਰੀਰ (ਵਿਕਾਰਾਂ ਵਿਚ ਹੀ) ਸੜ ਬਲ ਕੇ ਮਿੱਟੀ ਹੋ ਜਾਂਦਾ ਹੈ
(ਰੁਲ ਜਾਂਦਾ ਹੈ) ਉਸ ਦਾ ਮਨ ਮਾਇਆ ਦੇ ਮੋਹ ਵਿਚ (ਫਸ ਕੇ, ਮਾਨੋ) ਸੜਿਆ ਹੋਇਆ ਲੋਹਾ ਬਣ ਜਾਂਦਾ
ਹੈ। ਫਿਰ ਵੀ ਵਿਕਾਰ ਉਸ ਦੀ ਖਲਾਸੀ ਨਹੀਂ ਕਰਦੇ, ਉਹ ਅਜੇ ਵੀ ਕੂੜ ਵਿਚ ਮਸਤ ਰਹਿ ਕੇ (ਮਾਇਆ
ਦੇ ਮੋਹ ਦਾ) ਵਾਜਾ ਵਜਾਂਦਾ ਹੈ। ਗੁਰ-ਸ਼ਬਦ ਤੋਂ ਵਾਂਜਿਆਂ ਰਹਿ ਕੇ ਉਹ ਭਟਕਣਾ ਵਿਚ ਪਿਆ ਰਹਿੰਦਾ ਹੈ।
ਦੁਬਿਧਾ ਉਸ ਮਨੁੱਖ ਦਾ (ਗਿਆਨ-ਇੰਦ੍ਰਿਆਂ ਦਾ) ਸਾਰਾ ਹੀ ਪਰਵਾਰ (ਮੋਹ ਦੇ ਸਮੁੰਦਰ ਵਿਚ) ਡੋਬ ਦੇਂਦੀ
ਹੈ।੧।

ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ
ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ, ਜਿਸ ਸਰੀਰ ਵਿਚ
ਸਦਾ-ਥਿਰ ਪ੍ਰਭੂ ਦਾ ਨਾਮ ਟਿਕਿਆ ਰਹਿੰਦਾ ਹੈ ਉਹੀ ਸਰੀਰ ਪਵਿੱਤ੍ਰ ਅਖਵਾ ਸਕਦਾ ਹੈ। ਜਿਸ ਉਤੇ ਪ੍ਰਭੂ
ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ)
ਨਹੀਂ ਸਹਾਰਦਾ।੨।

ਗੁਰੂ ਦੇ ਸ਼ਬਦ ਵਿਚ ਰੰਗੇ ਹੋਏ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ਉਹ ਸਦਾ ਪਵਿਤ੍ਰ ਰਹਿੰਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ। (ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ, ਪਵਣ ਤੋਂ ਜਲ ਹੋਂਦ ਵਿਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।੩।

ਹੇ ਨਾਨਕ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ, ਉਸ ਦਾ ਮਨ ਸਦਾ-ਬਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ, ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਬਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ।੪।੧੫।

ਸਿਰੀ ਰਾਗੁ ਮਹਲਾ ੧ ॥ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰ ਭਰੇ ਅਹੰਕਾਰਿ ॥ ਮਨ ਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥ ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ਰਹਾਉ॥ ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥ ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਿਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥ ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥ ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥

ਪਦ ਅਰਥ :- ਨਾਨਕ-ਹੇ ਨਾਨਕ! ਸਚ-ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨ। ਗੁਰ ਵੀਚਾਰਿ-ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੇ ਦੱਸੇ ਉਪਦੇਸ਼ ਦਾ ਆਸਰਾ ਲੈ ਕੇ। ਇਕਿ-ਅਨੇਕਾਂ ਜੀਵ। ਪੂਰ-ਬੇਅੰਤ ਜੀਵ, ਬੇੜੀ ਦੇ ਪੂਰਾਂ ਦੇ ਪੂਰ {ਨੋਟ :- ਭਰੀ ਬੇੜੀ ਦੇ ਸਾਰੇ ਮੁਸਾਫਿਰਾਂ ਦੇ ਸਮੂਹ ਨੂੰ 'ਪੂਰ' ਆਖੀਦਾ ਹੈ}। ਭਰੇ ਅਹੰਕਾਰਿ-ਅਹੰਕਾਰ ਨਾਲ ਭਰੇ ਹੋਏ, ਅਹੰਕਾਰੀ। ਮਨ ਹਠਿ-ਮਨ ਦੇ ਹਠ ਵਿਚ। ਮਨ ਹਠਿ ਮਤੀ-ਹਠੀ ਮਤਿ ਨਾਲ, ਆਪਣੀ ਅਕਲ ਦੇ ਹਠ ਤੇ ਤੁਰਿਆਂ। ਗੁਰਮੁਖਿ-ਉਹ ਮਨੁੱਖ ਜੋ ਗੁਰੂ ਦਾ ਆਸਰਾ ਲੈਂਦਾ ਹੈ। ਤਾਰਿ-ਤਾਰੈ, ਤਾਰ ਲੈਂਦਾ ਹੈ।੧।

ਕਿਉ ਤਰੀਐ-ਨਹੀਂ ਤਰਿਆ ਜਾ ਸਕਦਾ।੧।ਰਹਾਉ।

ਆਗੈ-ਸਾਹਮਣੇ ਪਾਸੇ। ਡਉ-ਜੰਗਲ ਦੀ ਅੱਗ। ਡਉ ਜਲੈ-ਮਸਾਣਾਂ ਦੀ ਅੱਗ ਬਲ ਰਹੀ ਹੈ, ਬੇਅੰਤ ਜੀਵ ਮਰ ਰਹੇ ਹਨ। ਹਰਿਓ ਅੰਗੂਰ-ਹਰੇ ਨਵੇਂ ਨਵੇਂ ਕੋਮਲ ਬੂਟੇ, ਜੰਮਦੇ ਬਾਲ। ਜਿਸ ਤੇ-ਜਿਸ ਪਰਮਾਤਮਾ ਤੋਂ। ਸਚੁ-ਸਦਾ-ਬਿਰ ਪ੍ਰਭੂ। ਮਿਲਾਵਹੀ-(ਹੇ ਪ੍ਰਭੂ!) ਤੂੰ ਮਿਲਾ ਲੈਂਦਾ ਹੈਂ। ਮਹਲਿ-ਮਹਲ ਵਿਚ।੨।

ਸਾਹਿ-ਸਾਹ ਨਾਲ। ਸਾਹਿ ਸਾਹਿ-ਹਰੇਕ ਸਾਹ ਨਾਲ। ਸੰਮਲਾ-ਸੰਮਲਾਂ, ਮੈਂ ਯਾਦ ਕਰਾਂ। ਮਨਿ-ਮਨ ਵਿਚ। ਪੇਉ-ਪੇਉਂ, ਮੈਂ ਪੀਆਂ। ਧਣੀ-ਮਾਲਕ, ਖਸਮ। ਗਰਬੁ-ਅਹੰਕਾਰ। ਨਿਵਾਰਿ-ਦੂਰ ਕਰ ਕੇ। ਸਮੇਉ-ਸਮਾ ਜਾਵਾਂ, ਲੀਨ ਰਹਾਂ।੩।

ਜਿਨਿ-ਜਿਸ (ਪ੍ਰਭੂ) ਨੇ। ਤ੍ਰਿਭਵਣੁ-ਤਿੰਨੇ ਭਵਨ। ਆਕਾਰੁ-ਦਿਸਦਾ ਜਗਤ। ਚਾਨਣੁ-ਜੋਤਿ-ਰੂਪ ਪ੍ਰਭੂ। ਮੁਗਧੁ-ਮੂਰਖ। ਗੁਬਾਰੁ-ਹਨੇਰਾ। ਨਿਰੰਤਰਿ-{ਨਿਰ-ਅੰਤਰ। ਅੰਤਰ-ਵਿੱਥ} ਵਿੱਥ ਤੋਂ ਬਿਨਾ, ਇਕ-ਰਸ। ਸਾਰੁ-ਅਸਲੀਅਤ। ੪

ਗੁਰਮੁਖਿ-ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਕੀਚੈ-ਕੀਤੀ ਜਾਂਦੀ ਹੈ, ਮਿਲਦੀ ਹੈ। ਸੇਤੀ-ਨਾਲ। ਸਚੇ ਗੁਣ-ਸਦਾ-ਥਿਰ ਪ੍ਰਭੂ ਦੇ ਗੁਣ। ਨਾਮਿ-ਨਾਮ ਵਿਚ (ਜੁੜ ਕੇ)। ਸੰਤੋਖੀਆ-ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਜੀਉ-ਜਿੰਦ। ਪਿੰਡੁ-ਸਰੀਰ। ਪ੍ਰਭ ਪਾਸਿ-ਪ੍ਰਭੂ ਦੇ ਹਵਾਲੇ ਕਰਦੇ (ਹਨ)। ੫।

ਅਰਥ :- ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ) ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ। ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ। ੧।

ਗੁਰੂ ਦੀ ਸਰਨ ਤੋਂ ਬਿਨਾ ਨਾਹ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ। (ਇਸ ਵਾਸਤੇ, ਹੇ ਮਨ! ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸਰਨ ਵਿਚ) ਰੱਖ, (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ। ੧। ਰਹਾਉ।

(ਜਗਤ ਇਕ ਜੰਗਲ ਸਮਾਨ ਹੈ ਜਿਸ ਵਿਚ ਅੱਗੇ ਅੱਗੇ ਤਾਂ ਅੱਗ ਲਗੀ ਹੋਈ ਹੈ ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ), ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ। ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ। ਤੇ, ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹੈ। ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ। ੨।

(ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ। (ਹੇ ਭਾਈ! ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ। (ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ। (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ (ਤੇਰੀ ਯਾਦ ਵਿਚ) ਲੀਨ ਰਹਾਂ। ੩।

ਜਿਸ (ਜੋਤਿ-ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ, ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ ਆਤਮਕ ਹਨੇਰਾ ਹੀ ਹਨੇਰਾ ਹੈ। (ਭਾਵੇਂ) ਰੱਬੀ ਜੋਤਿ ਇਕ-ਰਸ

ਹਰੇਕ ਸਰੀਰ ਵਿਚ ਵਿਆਪਕ ਹੈ, (ਪਰ) ਗੁਰੂ ਦੀ ਮਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਸਰਬ-ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ, ਉਹ ਸਦਾ-ਬਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਬਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ। ਹੇ ਨਾਨਕ! ਨਾਮ ਵਿਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ, ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ।੫।੧੬।

ਸਿਰੀ ਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰੁ ਪਿਆਰਿਆ, ਮਿਲੁ, ਵੇਲਾ ਹੈ ਏਹੁ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹੁ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹੁ ॥੧॥ ਮੇਰੇ ਮਨ, ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ਰਹਾਉ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿ ਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅ ਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥ ਤਨੁ ਮਨੁ ਗੁਰੁ ਪਹਿ ਵੇਚਿਆ, ਮਨੁ ਦੀਆ, ਸਿਰੁ, ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਿਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੂ ਨਾਲਿ ॥੪॥੧੭॥ {ਪੰਨਾ ੧੭}

ਪਦ ਅਰਥ :- ਜੋਬਨਿ-ਜੁਆਨੀ ਵਿਚ। ਜਬ ਲਗੁ-ਜਦੋਂ ਤਕ। ਦੇਹ-ਸਰੀਰ। ਆਵਈ-ਆਵੈ, ਆਉਂਦਾ। ਢਹਿ-ਢਹਿ ਕੇ। ਢੇਰੀ ਖੇਹੁ-ਖੇਹੁ ਦੀ ਡੇਰੀ।੧।

ਲਾਹਾ-ਲਾਭ। ਲੈ-ਲੈ ਕੇ। ਘਰਿ-(ਆਪਣੇ) ਘਰ ਵਿਚ। ਨਿਵਰੀ-ਦੂਰ ਹੋ ਜਾਇਗੀ। ਭਾਹਿ-ਅੱਗ।੧।ਰਹਾਉ।

ਸੁਣਿ-ਸੁਣ ਕੇ। ਗੰਢਣੁ ਗੰਢੀਐ-ਗਾਂਢਾ ਗੰਢੀਦਾ ਹੈ, ਵਿਅਰਥ ਜਤਨ ਕਰੀਦਾ ਹੈ, ਲੋਕਾਂ ਨੂੰ ਪਤਿਆਣ ਵਾਲਾ ਹੀ ਉੱਦਮ ਕਰੀਦਾ ਹੈ। ਲਿਖਿ-ਲਿਖ ਕੇ। ਬੁਝਹਿ-ਵਿਚਾਰਦੇ ਹਨ। ਭਾਰੁ-ਪੁਸਤਕਾਂ ਦਾ ਭਾਰ, ਬਹੁਤ ਪੁਸਤਕਾਂ। ਅਹਿ-ਦਿਨ। ਨਿਸਿ-ਰਾਤ। ਅਗਲੀ-ਬਹੁਤ। ਅਤੋਲਵਾ-ਜੋ ਤੋਲਿਆ ਨ ਜਾ ਸਕੇ, ਜਿਸ ਦੇ ਬਰਾਬਰ ਦਾ ਲੱਭਿਆ ਨ ਜਾ ਸਕੇ। ਸਾਰੁ-ਸੰਭਾਲ, ਸਮਝ ਲੈ। ਕੀਮਤਿ-ਕਦਰ।੨।

ਕਰੀ-ਕਰੀਂ, ਮੈਂ ਕਰਾਂ। ਸਿਉ-ਨਾਲ। ਧ੍ਰਾਪੀਆ-ਰੱਜਦਾ, ਤਸੱਲੀ ਹੁੰਦੀ। ਬਿਨੁ ਨਾਵੈ-ਪ੍ਰਭੂ ਦਾ ਨਾਮ ਜਪਣ ਤੋਂ ਬਿਨਾ। ਸੰਤਾਪੁ-ਕਲੇਸ਼। ਜੀਅ ਰੇ-ਹੇ ਜਿੰਦੇ! ਚੀਨੈ-ਪਛਾਣਦਾ ਹੈ। ਆਪੁ-ਆਪਣੇ ਆਪ ਨੂੰ।੨।

ਪਹਿ-ਪਾਸ। ਵੇਚਿਆ-(ਨਾਮ ਦੇ ਵੱਟੇ) ਹਵਾਲੇ ਕਰ ਦਿੱਤਾ। ਨਾਲਿ-ਭੀ। ਖੋਜਿ-ਖੋਜ ਕੇ। ਗੁਰਮੁਖਿ-ਗੁਰੂ ਦੀ ਰਾਹੀਂ। ਨਿਹਾਲਿ-ਨਿਹਾਲਿਆ, ਵੇਖ ਲਿਆ। ਸਤਿਗੁਰਿ-ਸਤਿਗੁਰ ਨੇ। ਮੇਲਿ-(ਆਪਣੇ ਚਰਨਾਂ ਵਿਚ) ਮਿਲਾ ਕੇ।੪।

ਅਰਥ :- ਹੇ ਪਿਆਰੇ ਮਿਤ੍ਰ ਮਨ! (ਮੇਰੀ ਸਿੱਖਿਆ) ਸੁਣ। ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ। ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ। ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ ? ਇਹ ਤਾਂ ਆਖਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ।੧।

ਹੇ ਮੇਰੇ ਮਨ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿਚ ਜਾਹ। ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ-ਬੁੱਝ ਜਾਂਦੀ ਹੈ)।੧।ਰਹਾਉ।

(ਪੜ੍ਹੇ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿਚ ਵਿਚਾਰਵਾਨ (ਦਿੱਸਣ ਦਾ) ਵਿਅਰਥ ਜਤਨ ਕਰਦੇ ਹਨ, ਪਰ ਅੰਤਰ ਆਤਮੇ ਦਿਨ-ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ। (ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ-ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸ ਨੂੰ ਤੋਲ ਭੀ ਨਹੀਂ ਸਕਦੇ। ਗੁਰੂ ਦੀ ਮਤਿ ਲੈ ਕੇ ਉਸ ਦੀ ਕਦਰ ਸਮਝ।੨।

ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪ੍ਰੀਤ ਕਰਾਂ, ਮਿਲਾਪ ਪੈਦਾ ਕਰਾਂ, ਗੁਰੂ ਦੀ ਸੰਗਤਿ ਕਰਨ ਤੋਂ ਬਿਨਾ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ। ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ। ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ।੩।

ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ, ਉਸ ਨੇ ਗੁਰੂ ਦੀ ਰਾਹੀਂ ਖੋਜ ਕਰ ਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ। ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ।੪।੧੭।

ਸਿਰਿ ਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ ਜੀਅ ਰੇ, ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ਰਹਾਉ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾ ਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ, ਭੀ ਫਿਰਿ ਦੁਖੁ ਨ ਹੋਇ ॥੫॥੧੮॥

ਪਦ ਅਰਥ :- ਸਾਸ-ਸਾਹ। ਗਿਰਾਸ-ਗਿਰਾਹੀ, ਖਾਣਾ। ਨਿਰਜਾਸਿ-ਵੇਖਦਾ ਹੈ, ਸੰਭਾਲ ਕਰਦਾ ਹੈ।੧।

ਜੀਅ ਰੇ-ਹੇ (ਮੇਰੀ) ਜਿੰਦੇ! ਮਾਨੁ-ਮਨਾਓ, ਗਿਝਾਓ। ਜਲਿ-ਜਲਨ, ਸੜਨ। ਗਿਆਨੁ-ਜਾਣ-ਪਛਾਣ, ਸਾਂਝ।੧।ਰਹਾਉ।

ਗਤਿ-ਹਾਲਤ। ਗੁਰ ਮਿਲੀਐ-ਗੁਰੂ ਨੂੰ ਮਿਲਣਾ ਚਾਹੀਦਾ ਹੈ। ਸੰਕ ਉਤਾਰਿ-ਸੰਕਾ ਉਤਾਰ ਕੇ, ਪੂਰੀ ਸਰਧਾ ਨਾਲ। ਜਿਤੁ ਘਰਿ-ਜਿਸ ਘਰ ਵਿਚ। ਮੁਇਆ-ਮਰ ਕੇ, ਆਖਰ ਨੂੰ। ਮੁਇਆ ਜਿਤੁ ਘਰਿ ਜਾਈਐ-ਜਿਸ ਮੌਤ ਦੇ ਵੱਸ ਅੰਤ ਨੂੰ ਪਈਦਾ ਹੈ। ਮਰੁ-ਮੌਤ, ਮੌਤ ਦਾ ਡਰ। ਮਾਰਿ-ਮਾਰ ਲਈਦਾ ਹੈ। ਅਨਹਦ-{ਹਨ-ਮਾਰਨਾ, ਚੋਟ ਲਾਣੀ। ਅਨਹਦ-ਬਿਨਾ ਚੋਟ ਲਾਇਆਂ ਵਜਣ ਵਾਲਾ} ਇਕ-ਰਸ। ਸਬਦਿ-ਸ਼ਬਦ ਦੀ ਰਾਹੀਂ। ਗੁਰ ਵੀਚਾਰਿ-ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੀ ਸਿੱਖਿਆ ਉੱਤੇ ਤੁਰ ਕੇ।

ਅਨਹਦ ਬਾਣੀ-ਇਕ-ਰਸ ਸਿਫਤਿ-ਸਾਲਾਹ ਵਾਲੀ ਅਵਸਥਾ। ਬਾਣੀ-ਸਿਫਤਿ-ਸਾਲਾਹ। ਤਹ-ਉਥੇ, ਉਸ ਅਵਸਥਾ ਵਿਚ। ਤਾਸੁ-ਉਸ ਤੋਂ। ਖੜਿ-ਲੈ ਜਾ ਕੇ, ਅਪੜਾ ਕੇ। ਪੈਨਾਈਐ-ਸਰੋਪਾ ਨਾਲ ਆਦਰ ਕੀਤਾ ਜਾਂਦਾ ਹੈ। ਮੁਖਿ-(ਜਿਸ ਦੇ) ਮੂੰਹ ਵਿਚ।੩।

ਦੇਖਾ-ਦੇਖਾਂ, ਮੈਂ ਵੇਖਦਾ ਹਾਂ। ਰਵਿ ਰਹੇ-ਰੁੱਝੇ ਪਏ ਹਨ। ਸਿਵ-ਜੀਵਾਤਮਾ। ਸਕਤੀ-ਮਾਇਆ। ਤ੍ਰਿਹੁ ਗੁਣ-ਮਾਇਆ ਦੇ ਤਿੰਨਾਂ ਗੁਣਾਂ ਵਿਚ। ਬੰਧੀ-ਬੱਝੀ ਹੋਈ। ਜਗਿ-ਜਗਤ ਵਿਚ। ਵਿਜੋਗ-ਵਿਛੋੜਾ। ਵਿਜੋਗੀ-ਵਿਛੁੜੇ ਹੋਏ। ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਨ ਲਹਹਿ-ਨਹੀਂ ਲੈਂਦੇ, ਨਹੀਂ ਲੈ ਸਕਦੇ।੪।

ਬੈਰਾਗੀ-ਮਾਇਆ ਵਲੋਂ ਵੈਰਾਗਵਾਨ। ਘਰਿ-ਘਰ ਵਿਚ, ਆਪਣੇ ਸਰੂਪ ਵਿਚ। ਸਚ ਭੈ-ਸੱਚੇ ਦੇ ਨਿਰਮਲ ਭਉ ਵਿਚ। ਰਾਤਾ-ਰੰਗਿਆ ਹੋਇਆ। ਭੋਗਵੈ-ਮਾਣਦਾ ਹੈ। ਭੂਖ-ਤ੍ਰਿਸ਼ਨਾ, ਲਾਲਚ। ਮਾਰਿ-ਮਾਰ ਕੇ, ਵੱਸ ਵਿਚ ਕਰ ਕੇ।੫।

ਅਰਥ :- ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ। ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ।੧।

(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ, (ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ। (ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ।੧।

ਪੂਰੀ ਸਰਧਾ ਨਾਲ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ, ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖਰ ਪੈਣਾ ਹੁੰਦਾ ਹੈ। (ਪਰ ਇਹ ਅਵਸਥਾ ਤਦੋਂ) ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉੱਤੇ ਤੁਰੀਏ, ਤੇ (ਪ੍ਰਭੂ ਦੀ ਸਿਫਤਿ-ਸਾਲਾਹ ਵਾਲੇ) ਸੋਹਣੇ ਸ਼ਬਦ ਵਿਚ ਇਕ-ਰਸ (ਜੁੜੇ ਰਹੀਏ)।੨।

ਜਦੋਂ ਇਕ-ਰਸ ਸਿਫਤਿ-ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ-ਇਹ ਹਾਲਤ ਮੁੱਕ ਜਾਂਦੀ ਹੈ)। ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ), ਉਸ ਦੇ ਮੂੰਹ ਵਿਚ ਸਦਾ ਪ੍ਰਭੂ ਦਾ ਨਾਮ ਵੱਸਦਾ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਲੈ ਜਾ ਕੇ ਆਦਰ ਮਿਲਦਾ ਹੈ।

(ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ, ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੜੇ ਹੋਏ (ਸਦਾ) ਵਿੱਛੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ।੪।

(ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ। ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾ ਆਨੰਦ ਮਾਣਦਾ ਹੈ, ਉਸ ਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ।

ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ।੫।੧੮।

ਸਿਰੀ ਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਿਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ, ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ, ਪਾਵਹਿ ਦਰਗਹ ਮਾਨੁ ॥੧॥ਰਹਾਉ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੈ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥ {ਪੰਨਾ ੨੧}

ਪਦ ਅਰਥ :- ਲੋਭੇ-ਲੋਭ ਵਿਚ ਹੀ। ਮਨੋ-ਮਨੁ। ਲੁਭਾਨੁ-{ਅੱਖਰ 'ਲ' ਦੇ ਨਾਲ ਦੋ ਲਗਾਂ ਹਨ- 'ਲ' ਅਤੇ 'ਲੁ'। ਅਸਲ ਲਫਜ਼ 'ਲੋਭਾਨੁ' ਹੈ, ਪਰ ਇਥੇ ਤੁਕ ਦੀ ਚਾਲ ਠੀਕ ਰੱਖਣ ਵਾਸਤੇ 'ਲੋਭਾਨੁ' ਦੇ ਥਾਂ 'ਲੁਭਾਨੁ' ਪੜ੍ਹਨਾ ਹੈ}। ਸਬਦਿ-ਸ਼ਬਦ ਵਿਚ। ਨ ਭੀਜੈ-ਪਤੀਜਦਾ ਨਹੀਂ। ਸਾਕਤਾ-ਮਾਇਆ-ਵੇੜ੍ਹਿਆ। ਦੁਰਮਤਿ-ਭੈੜੀ ਮਤਿ ਦੇ ਕਾਰਨ। ਆਵਨੁ ਜਾਨੁ-ਜਨਮ ਮਰਨ ਦਾ ਗੇੜ। ਸਾਧੂ-ਗੁਰੂ। ਗੁਣੀ ਨਿਧਾਨੁ-ਗੁਣਾਂ ਦਾ ਖਜ਼ਾਨਾ, ਪਰਮਾਤਮਾ।

ਸਰਵਰੁ-ਸ਼੍ਰੇਸ਼ਟ ਤਾਲਾਬ।੧।ਰਹਾਉ।

ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਜਾਨੁ-ਪਛਾਣ, ਸਾਂਝ ਪਾ। ਸਭਿ-ਸਾਰੇ। ਮਿਲਿ-ਮਿਲ ਕੇ। ਗਿਆਨੁ-ਡੂੰਘੀ ਸਾਂਝ। ਅਹਿ-ਦਿਨ। ਨਿਸਿ-ਰਾਤ। ਸਤਿਗੁਰਿ-ਸਤਿਗੁਰ ਨੇ।੨।

ਕੂਕਰ-ਕੁੱਤੇ। ਪਚੈ-ਖੁਆਰ ਹੁੰਦਾ ਹੈ। ਪਚੈ ਪਚਾਨੁ-ਹਰ ਵੇਲੇ ਖੁਆਰ ਹੀ ਹੁੰਦਾ ਰਹਿੰਦਾ ਹੈ, ਪਚਦਾ ਹੀ ਪਚਦਾ ਹੈ। ਘਣੈ-ਬਹੁਤ। ਮਾਰਿ-ਮਾਰ ਮਾਰ ਕੇ। ਖੁਲਹਾਨੁ ਕਰੈ-ਭੋਹ ਕਰ ਦੇਂਦਾ ਹੈ। ਖੁਲਹਾਨੁ-ਖੁਲ੍ਹਣਾ, ਗੁੱਝੀ ਮਾਰ ਮਾਰਨੀ। ਸੁਭਾਨੁ-ਸੁਬਹਾਨ, ਅਚਰਜ।੩।

ਐਥੈ-ਇਸ ਲੋਕ ਵਿਚ, ਇਸ ਜਨਮ ਵਿਚ। ਪੰਧੁ-ਜੰਜਾਲ। ਪੰਧੁ ਪਿਟਾਈਐ-ਦੁਨੀਆ ਦੇ ਜੰਜਾਲਾਂ ਵਿਚ ਹੀ ਖਚਿਤ ਰਹੀਦਾ ਹੈ। ਗੁਰ ਕਰਣੀ-ਗੁਰੂ ਵਾਲੀ ਕਾਰ। ਪਰਧਾਨੁ-ਸ੍ਰੇਸ਼ਟ। ਕਰਮਿ-ਬਖਸ਼ਸ਼ ਦੀ ਰਾਹੀਂ। ਕਰਮਿ ਸਚੈ-ਸਦਾ-ਥਿਰ ਪ੍ਰਭੂ ਦੀ ਮਿਹਰ ਨਾਲ। ਨੀਸਾਣੁ-ਪਰਵਾਨਾ, ਲੇਖ।੪।

ਅਰਥ :- ਹੇ (ਮੇਰੇ) ਮਨ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ-ਇਹ ਅਹੰਕਾਰ ਛੱਡ, ਤੇ ਪਰਮਾਤਮਾ ਦੇ ਰੂਪ ਗੁਰੂ ਦੀ ਸਰਨ ਪਉ ਜੋ (ਆਤਮਾ ਨੂੰ ਪਵਿਤ੍ਰ ਕਰਨ ਵਾਲਾ) ਸਰੋਵਰ ਹੈ। (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।੧। ਰਹਾਉ।

ਪਰ ਮਾਇਆ-ਵੇੜੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮਤਿ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖਜ਼ਾਨਾ ਪ੍ਰਭੂ ਇਸ ਨੂੰ ਮਿਲ ਪੈਂਦਾ ਹੈ।੧।

ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ। ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ। ਸਾਧ ਸੰਗਤਿ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ। (ਪਰ ਜਿਸ ਨੂੰ) ਸਤਿਗੁਰੂ ਨੇ ਨਾਮ ਦੀ ਦਾਤਿ ਬਖਸ਼ੀ, ਉਸ ਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ।੨।

ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ ਉਹ ਕੁੱਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖੁਆਰ ਹੁੰਦਾ ਹੈ। ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ।

(ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ। ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ), ਗੁਰੂ ਵਾਲੀ ਇਹ ਕਾਰ (ਦਰਗਾਹ ਵਿਚ) ਮੰਨੀ ਜਾਂਦੀ ਹੈ।

ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱਘੜਦਾ ਹੈ ਉਸ ਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ।੪।੧੯।

ਸਿਰੀ ਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ ਅਹਿ ਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ, ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ

॥੩॥ ਚਾਰੇ ਅਗਨਿ ਨਿਵਾਰਿ ਮਰੁ, ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ
ਭਰਿਆ ਅਘਾਇ ॥ ਨਾਨਕ, ਸਤਿਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥ {ਪੰਨਾ ੨੧}

ਪਦ ਅਰਥ :- ਇਕੁ ਤਿਲੁ-ਰਤਾ ਕੁ ਭੀ ਸਮਾ। ਮਾਹਿ-ਵਿਚ। ਪਤਿ-ਇੱਜ਼ਤ। ਗੁਰਿ ਮਿਲਿਐ-ਜੇ ਗੁਰੂ
ਮਿਲ ਪਏ। ਅਗਨਿ-ਤ੍ਰਿਸ਼ਨਾ ਦੀ ਅੱਗ।੧।

ਅਹਿ ਨਿਸਿ-ਦਿਨ ਰਾਤ। ਸਾਰਿ-ਸੰਭਾਲ, ਚੇਤੇ ਕਰ। ਜਿਨ-ਜਿਨ੍ਹਾਂ ਬੰਦਿਆਂ ਨੂੰ {ਨੋਟ :- ਲਫਜ਼ 'ਜਿਨ'
ਬਹੁ-ਵਚਨ ਹੈ, ਇਸ ਦਾ ਇਕ-ਵਚਨ 'ਜਿਨਿ' ਹੈ (-ਜਿਸ ਨੇ)}। ਤੇ ਜਨ-ਉਹ ਬੰਦੇ।੧। ਰਹਾਉ।

ਜੋਤੀ-ਜੋਤਿ ਦਾ ਮਾਲਕ ਹਰੀ। ਸੁਰਤੀ-ਸੁਰਤਿ ਦਾ ਮਾਲਕ ਪ੍ਰਭੂ। ਹਿੰਸਾ-ਨਿਰਦਇਤਾ। ਗਤੁ-ਧਾਤੂ 'ਗਮ'
ਤੋਂ ਭੂਤਕਾਲ। ਗਮ-ਜਾਣਾ} ਬੀਤਿਆ ਹੋਇਆ। ਗਤੁ ਗਏ-ਪੂਰਨ ਤੌਰ ਤੇ ਦੂਰ ਹੋ ਗਏ। ਮਨਿ-ਮਨ ਵਿਚ।
ਸੰਜੋਗੁ-ਅਵਸਰ, ਮੌਕਾ।੨।

ਕਾਮਣਿ-ਇਸਤ੍ਰੀ। ਕਾਇਆ-ਸਰੀਰ। ਕਰੀ-ਕਰੀਂ, ਮੈਂ ਕਰਾਂ-ਨ ਕੀਜਈ-ਨਹੀਂ ਕਰਨਾ ਚਾਹੀਦਾ। ਰਵਹਿ-
ਮਾਣਦੀਆਂ ਹਨ, ਮਿਲਾਪ ਦਾ ਸੁਖ ਪਾਂਦੀਆਂ ਹਨ। ਸੋਹਾਗਣੀ-ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ। ਸੇਜ
ਭਤਾਰੁ-(ਹਿਰਦਾ-) ਸੇਜ ਦਾ ਪਤੀ।੩।

ਚਾਰੇ ਅਗਨਿ-ਚਾਰੇ ਅੱਗਾਂ {ਹੰਸੁ, ਹੇਤੁ, ਲੋਭ, ਕੋਪੁ}, ਨਿਰਦਇਤਾ, ਮੋਹ, ਲੋਭ ਤੇ ਕ੍ਰੋਧ। ਪ੍ਰਗਾਸਿਆ-
ਖਿੜਦਾ ਹੈ। ਅਘਾਇ-ਰੱਜ ਕੇ, ਪੂਰੇ ਤੌਰ ਤੇ।੪।

ਅਰਥ :- ਹੇ (ਮੇਰੇ) ਮਨ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ। ਜਗਤ ਵਿਚ
ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ
ਭੁੱਲਦਾ।੧। ਰਹਾਉ।

(ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ
ਮਨ ਵਿਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ)। (ਉਂਵ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿਚ
ਨਾਹ ਵੱਸੇ, ਤਾਂ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਹੀਂ ਮਿਲ ਸਕਦੀ। ਜੇ ਗੁਰੂ ਮਿਲ ਪਏ, (ਤਾਂ ਉਹ
ਪ੍ਰਭੂ ਦੀ ਸਿਫਤਿ-ਸਾਲਾਹ ਦੀ ਦਾਤਿ ਦੇਂਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ
ਹੈ (ਕਿਉਂਕਿ) ਸਿਫਤਿ-ਸਾਲਾਹ ਵਿਚ ਜੁੜਿਆਂ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ।੧।

ਜੇ ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਰਲਾ ਦੇਈਏ, ਉਸ ਵਿਚ ਆਪਣੀ ਸੁਰਤਿ ਦਾ ਮੇਲ ਕਰ ਦੇਈਏ ਤਾਂ
ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ। ਗੁਰੂ ਦੀ ਸਰਨ ਪੈ
ਕੇ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸ ਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ
ਅਵਸਰ ਬਖਸ਼ਦਾ ਹੈ।੧।

ਜਿਵੇਂ ਇਸਤ੍ਰੀ ਆਪਣੇ ਆਪ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ
ਬਣਾਵਾਂ, ਕਾਇਆਂ-ਇਸਤ੍ਰੀ (ਭਾਵ, ਗਿਆਨ-ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਤਾਂ ਪ੍ਰਭੂ-ਪਤੀ ਦਾ
ਮਿਲਾਪ ਹੋ ਜਾਏ। ਇਸ ਸਰੀਰ ਨਾਲ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵਲ

ਖੁਲ੍ਹ ਮਿਲੀ ਰਹੇ), ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ। ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ-ਸੇਜ ਉਤੇ ਬੈਠਦਾ ਹੈ।੩।

ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ-ਜਲ ਪਾ ਕੇ (ਹਿਰਦੇ ਵਿਚ) ਧੁਖਦੀਆਂ ਚੌਹਾਂ ਅੱਗਾਂ ਨੂੰ ਬੁਝਾ ਦੇ (ਤੇ ਤ੍ਰਿਸ਼ਨਾ ਵਾਲੇ ਪਾਸੇ ਤੋਂ) ਮਰ ਜਾ। (ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ। ਗੁਰੂ ਨੂੰ ਮਿੱਤਰ ਬਣਾ, ਯਕੀਨੀ ਤੌਰ ਤੇ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰ ਲਏਂਗਾ।੪।੨੦।

ਸਿਰੀ ਰਾਗੁ ਮਹਲਾ ੧ ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥ ਭਾਈ ਰੇ, ਹਰਿ ਹੀਰਾ ਗੁਰ ਮਾਹਿ ॥ ਸਤ ਸੰਗਤਿ ਸਤਗੁਰੁ ਪਾਈਐ, ਅਹਿ ਨਿਸਿ ਸਬਦਿ ਸਲਾਹਿ ॥੧॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰੁ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਈਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰੁ ਮੇਲਿਐ ਸਚੇ ਸਚਿ ਸਮਾਇ ॥੩॥ ਮਨ ਮਹਿ ਮਾਣਕੁ ਲਾਲੁ ਨਾਮੁ, ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ, ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥ {ਪੰਨਾ ੨੨}

ਪਦ ਅਰਥ :- ਲੈ-ਲੈ ਕੇ। ਬੋਲਿ-ਉੱਚਾਰ, ਸਿਮਰ। ਸਚ ਕਸਵਟੀ-ਸੱਚ ਦੀ ਕਸਵੱਟੀ ਉਤੇ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਸਵੱਟੀ ਉਤੇ। ਕਸਵਟੀ-ਉਹ ਵੱਟੀ ਜਿਸ ਉਤੇ ਸੋਨੇ ਨੂੰ ਕੱਸ ਲਾਈ ਜਾਂਦੀ ਹੈ ਜਿਸ ਉਤੇ ਸੋਨਾ ਪਰਖਣ ਲਈ ਘਸਾਇਆ ਜਾਂਦਾ ਹੈ। ਲਾਈਐ-ਲਾਇਆ ਜਾਂਦਾ ਹੈ। ਤੁਲੀਐ-ਤੁਲਦਾ ਹੈ। ਪੂਰੈ ਤੋਲਿ-ਪੂਰੇ ਤੋਲ ਨਾਲ। ਤੁਲੀਐ ਪੂਰੈ ਤੋਲਿ-ਪੂਰੇ ਤੋਲ ਨਾਲ ਤੁਲਦਾ ਹੈ, ਤੋਲ ਵਿਚ ਪੂਰਾ ਉਤਰਦਾ ਹੈ। ਕਿਨੈ-ਕਿਸੇ ਨੇ ਭੀ। ਰਿਦ ਮਾਣਕ-ਹਿਰਦਾ-ਮੋਤੀ। ਮੋਲਿ-ਮੁੱਲ ਵਿਚ।੧।

ਗੁਰ ਮਾਹਿ-ਗੁਰੂ ਵਿਚ, ਗੁਰੂ ਦੇ ਕੋਲ। ਸਬਦਿ-ਸ਼ਬਦ ਵਿਚ (ਜੁੜ ਕੇ)। ਸਲਾਹਿ-ਸਿਫਤਿ-ਸਾਲਾਹ ਕਰ।੧। ਰਹਾਉ।

ਲੈ-ਇਕੱਠਾ ਕਰ। ਗੁਰੁ ਪਰਗਾਸਿ-ਗੁਰੂ ਦੇ (ਦਿੱਤੇ ਹੋਏ) ਚਾਨਣ ਨਾਲ। ਜਲਿ-ਜਲ ਦੀ ਰਾਹੀਂ। ਪਾਇਐ-ਪਾਏ ਹੋਏ ਦੀ ਰਾਹੀਂ। ਜਲਿ ਪਾਇਐ-ਪਾਏ ਹੋਏ ਜਲ ਨਾਲ, ਜੇ ਜਲ ਪਾ ਦੇਈਏ। ਦਾਸਨਿ ਦਾਸਿ-ਦਾਸਾਂ ਦਾ ਦਾਸ (ਬਣਿਆਂ)। ਜੰਦਾਰੁ-ਅਵੈੜਾ। ਤਰੈ ਤਰਾਸਿ-ਪੂਰੇ ਤੌਰ ਤੇ ਪਾਰ ਲੰਘ ਜਾਂਦਾ ਹੈ।੨।

ਗੁਰਮੁਖਿ-ਜੋ ਮਨੁੱਖ ਗੁਰੂ ਦੇ ਸਨਮੁਖ ਹਨ। ਭਾਵਈ-ਭਾਵੈ, ਚੰਗਾ ਲੱਗਦਾ, ਪਸੰਦ ਆਉਂਦਾ। ਭਾਇ-ਭਾਉ ਵਿਚ, ਪ੍ਰੇਮ ਵਿਚ। ਸਚ ਭਾਇ-ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ। ਪਾਂਇ-ਪਾਂਇਆਂ, ਇੱਜ਼ਤ। ਗੁਰਿ ਮੇਲਿਐ-ਜੇ ਗੁਰੂ ਮਿਲਾ ਦੇਵੇ। ਸਮਾਇ-ਸਮਾਈ, ਲੀਨਤਾ।੩।

ਹੀਰੁ-ਹੀਰਾ। ਘਟਿ ਘਟਿ-ਹਰੇਕ ਘਟ ਵਿਚ। ਗਹਿਰ ਗੰਭੀਰੁ-ਅਥਾਹ ਪ੍ਰਭੂ।੪।

ਅਰਥ :- ਹੇ ਪਿਆਰੇ! ਹਰਿ-ਨਾਮ ਜਪੋ, ਗੁਰੂ ਦੀ ਮਤਿ ਉਤੇ ਤੁਰ ਕੇ ਹਰੀ ਦਾ ਸਿਮਰਨ ਕਰੋ। ਜਦੋਂ ਮਨ ਸਿਮਰਨ ਦੀ ਕਸਵੱਟੀ ਉਤੇ ਲਾਇਆ ਜਾਂਦਾ ਹੈ (ਤਦੋਂ ਸਿਮਰਨ ਦੀ ਬਰਕਤਿ ਨਾਲ) ਇਹ ਤੋਲ ਵਿਚ ਪੂਰਾ ਉਤਰਦਾ ਹੈ। ਤਦੋਂ ਹਿਰਦਾ-ਮਾਣਕ ਮੁੱਲੋਂ ਅਮੁੱਲ ਹੋ ਜਾਂਦਾ ਹੈ, ਕੋਈ ਇਸ ਦਾ ਮੁੱਲ ਨਹੀਂ ਪਾ ਸਕਦਾ।੧।

ਹੇ ਭਾਈ! ਇਹ ਕੀਮਤੀ ਹਰਿ-ਨਾਮ ਗੁਰੂ ਦੇ ਕੋਲ ਹੈ। ਗੁਰੂ ਸਾਧ ਸੰਗਤਿ ਵਿਚ ਮਿਲਦਾ ਹੈ। (ਸੋ, ਹੇ ਭਾਈ! ਸਾਧ ਸੰਗਤਿ ਵਿਚ ਜਾ ਕੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਦਿਨ ਰਾਤ ਪਰਮਾਤਮਾ ਦੀ ਸਿਫਤਿ-ਸਾਲਾਹ ਕਰ।੧।

(ਹੇ ਭਾਈ!) ਸਦਾ ਕਾਇਮ ਰਹਿਣ ਵਾਲਾ ਸੌਦਾ ਧਨ ਸਰਮਾਇਆ ਇਕੱਠਾ ਕਰ। ਇਹ ਧਨ ਗੁਰੂ ਦੇ ਬਖਸ਼ੇ ਆਤਮਕ ਚਾਨਣ ਨਾਲ ਲੱਭਦਾ ਹੈ। ਜਿਵੇਂ ਪਾਣੀ ਪਾਇਆਂ ਅੱਗ ਬੁੱਝ ਜਾਂਦੀ ਹੈ, ਤਿਵੇਂ ਪ੍ਰਭੂ ਦੇ ਦਾਸਾਂ ਦਾ ਦਾਸ ਬਣਿਆਂ ਤ੍ਰਿਸ਼ਨਾ (-ਅੱਗ) ਬੁੱਝ ਜਾਂਦੀ ਹੈ। (ਜੇਹੜਾ ਬੰਦਾ ਨਾਮ-ਧਨ ਇਕੱਠਾ ਕਰਦਾ ਹੈ) ਉਸ ਨੂੰ ਡਰਾਉਣਾ ਜਮਰਾਜ ਪੋਹ ਨਹੀਂ ਸਕਦਾ। ਇਸ ਤਰ੍ਹਾਂ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤ ਪਾਰ ਲੰਘ ਜਾਂਦਾ ਹੈ।੨।

ਗੁਰੂ ਦੇ ਰਾਹੇ ਤੁਰਨ ਵਾਲੇ ਬੰਦਿਆਂ ਨੂੰ ਝੂਠਾ ਪਦਾਰਥ ਪਸੰਦ ਨਹੀਂ ਆਉਂਦਾ (ਭਾਵ, ਉਹ ਦੁਨੀਆਵੀ ਪਦਾਰਥਾਂ ਵਿਚ ਚਿੱਤ ਨਹੀਂ ਜੋੜਦੇ) ਉਹ ਸੱਚੇ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹ ਸਦਾ-ਬਿਰ ਪ੍ਰਭੂ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ। (ਪਰ) ਮਾਇਆ-ਵੇੜੇ ਬੰਦੇ ਨੂੰ ਪ੍ਰਭੂ ਦਾ ਨਾਮ ਚੰਗਾ ਨਹੀਂ ਲੱਗਦਾ। ਕੂੜ ਵਿਚ ਫਸੇ ਹੋਏ ਦੀ ਇੱਜ਼ਤ ਭੀ ਝੂਠੀ ਹੀ ਹੁੰਦੀ ਹੈ (ਇੱਜ਼ਤ ਭੀ ਚਾਰ ਦਿਨਾਂ ਦੀ ਹੀ ਹੁੰਦੀ ਹੈ)। (ਪਰ ਇਹ ਆਪਣੇ ਵੱਸ ਦੀ ਖੇਡ ਨਹੀਂ) ਜਿਨ੍ਹਾਂ ਨੂੰ ਗੁਰੂ (ਪ੍ਰਭੂ-ਚਰਨਾਂ ਵਿਚ) ਮਿਲਾ ਲਏ ਉਹ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ ਲੀਨਤਾ ਸਦਾ ਪ੍ਰਭੂ ਯਾਦ ਵਿਚ ਹੀ ਰਹਿੰਦੀ ਹੈ।੩।

ਪ੍ਰਭੂ ਦਾ ਨਾਮ (ਜੋ, ਮਾਨੋ) ਮਾਣਕ ਹੈ ਲਾਲ ਹੈ, ਰਤਨ ਹੈ ਹੀਰਾ ਹੈ, ਹਰੇਕ ਮਨੁੱਖ ਦੇ ਅੰਦਰ ਵੱਸਦਾ ਹੈ। ਅਥਾਹ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਉਸ ਦਾ ਨਾਮ ਹੀ ਸਦਾ-ਬਿਰ ਰਹਿਣ ਵਾਲਾ ਸੌਦਾ ਹੈ ਧਨ ਹੈ। (ਪਰ) ਹੇ ਨਾਨਕ! ਜਿਸ ਮਨੁੱਖ ਉਤੇ ਹੀਰਾ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ ਉਸ ਦਾ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ।੪।੨੧।

ਸਿਰੀ ਰਾਗੁ ਮਹਲਾ ੧ ॥ ਭਰਮੈ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰਿ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸੁ ॥੧॥ ਮਨ ਰੇ, ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ਰਹਾਉ॥ ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤ ਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ, ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੋਟਿਓ ਸੁ ਭਉਜਲਿ ਪਚੈ ਪਚਾਇ ॥ ਇਹ ਮਾਣਕ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥ ਜਿਨਾ ਸਤਗੁਰੁ ਰਸਿ ਮਿਲੈ, ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ, ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥ {ਪੰਨਾ ੨੨}

ਪਦ ਅਰਥ :- ਭਰਮੈ-ਭੌਣ ਨਾਲ। ਭਾਹਿ-ਅੱਗ। ਵਿਝਵੈ-ਬੁੱਝਦੀ। ਦੇਸੁ ਦਿਸੰਤਰ-ਦੇਸੁ ਦੇਸ ਅੰਤਰ-ਹੋਰ ਹੋਰ ਦੇਸ। ਅੰਤਰਿ-ਅੰਦਰਲੀ। ਧ੍ਰਿਗੁ-ਫਿਟਕਾਰ-ਜੋਗ। ਵੇਸੁ-ਭੇਖ, ਤਿਆਗ ਵਾਲਾ ਲਿਬਾਸ। ਹੋਰੁ ਕਿਤੈ-ਕਿਸੇ ਹੋਰ ਥਾਂ।੧।

ਗੁਰਮੁਖਿ-ਗੁਰੂ ਦੇ ਸਨਮੁਖ ਹੋ ਕੇ। ਨਿਵਾਰਿ-ਦੂਰ ਕਰ। ਕਹਿਆ-ਆਖਿਆ ਹੋਇਆ ਬਚਨ। ਮਨਿ-ਮਨ ਵਿਚ। ਹਉਮੈ-ਹਉਮੈਂ, ਮੈਂ ਵੱਡਾ ਬਣ ਜਾਵਾਂ।੧।ਰਹਾਉ।

ਮਾਣਕੁ-ਮੋਤੀ। ਨਾਮਿ-ਨਾਮ ਵਿਚ (ਜੁਤਿਆਂ)। ਪਤਿ-ਇੱਜਤ। ਮਿਲਿ-ਮਿਲ ਕੇ। ਆਪੁ-ਆਪਾ-ਭਾਵ, ਸੁਆਰਥ। ਸਲਲ-ਪਾਣੀ।੨।

ਜਿਨਿ-ਜਿਸ (ਮਨੁੱਖ) ਨੇ। ਸੁ-ਉਹ (ਮਨੁੱਖ)। ਅਉਗੁਣਿ-ਔਗੁਣ ਵਿਚ (ਟਿਕਿਆ ਰਹਿ ਕੇ)। ਆਵੈ ਜਾਇ-ਜੰਮਦਾ ਮਰਦਾ ਹੈ। ਜਿਸੁ-ਜਿਸ (ਮਨੁੱਖ) ਨੂੰ। ਭੇਟਿਓ-ਮਿਲਿਆ। ਭਉਜਲਿ-ਭਉਜਲ ਵਿਚ, ਸੰਸਾਰ-ਸਮੁੰਦਰ ਵਿਚ। ਪਚੈ ਪਚਾਇ-ਨਿੱਤ ਖੁਆਰ ਹੁੰਦਾ ਰਹਿੰਦਾ ਹੈ।੩।

ਰਸਿ-ਪ੍ਰੇਮ ਨਾਲ। ਸੁਜਾਣ-ਸਿਆਣੇ। ਸੇ-ਉਹ ਬੰਦੇ। ਗੁਰ ਮਿਲਿ-ਗੁਰੂ ਨੂੰ ਮਿਲ ਕੇ। ਤੇ-ਉਹ (ਬਹੁ-ਵਚਨ)। ਧੁਨਿ-ਆਵਾਜ਼, ਗੂੰਜ, ਲਹਰ। ਨੀਸਾਣੁ-ਧੌਂਸਾ।੪।

ਅਰਥ :- ਹੇ ਮਨ! ਗੁਰੂ ਦੀ ਸਰਨ ਪੈ ਕੇ (ਤ੍ਰਿਸ਼ਨਾ ਦੀ) ਅੱਗ ਦੂਰ ਕਰ ਸਕੀਦੀ ਹੈ। ਜਦੋਂ ਗੁਰੂ ਦਾ ਦੱਸਿਆ ਹੋਇਆ ਉਪਦੇਸ਼ ਮਨ ਵਿਚ ਟਿਕ ਜਾਏ, ਤਾਂ ਮੈਂ ਵੱਡਾ ਹੋ ਜਾਵਾਂ ਮੈਂ ਵੱਡਾ ਹੋ ਜਾਵਾਂ-ਇਹ ਲਾਲਚ ਮੁਕਾ ਲਈਦਾ ਹੈ।੧।ਰਹਾਉ।

(ਗੁਰੂ ਦੀ ਸਰਨ ਛੱਡ ਕੇ) ਜੇ ਮਨੁੱਖ (ਸੰਨਿਆਸ-ਭੇਖ ਧਾਰ ਕੇ) ਦੇਸ ਦੇਸ ਵਿਚ ਭੌਂਦਾ ਫਿਰੇ, (ਥਾਂ ਥਾਂ) ਭੌਣ ਨਾਲ (ਤ੍ਰਿਸ਼ਨਾ ਦੀ) ਅੱਗ ਬੁੱਝ ਨਹੀਂ ਸਕਦੀ, ਅੰਦਰੋਂ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ, ਅਜੇਹਾ ਜੀਵਨ ਫਿਟਕਾਰ-ਜੋਗ ਹੀ ਰਹਿੰਦਾ ਹੈ, ਅਜੇਹਾ ਭੇਖ ਫਿਟਕਾਰ ਹੀ ਖਾਂਦਾ ਹੈ। (ਇਹ ਗੱਲ ਪੱਕ ਜਾਣ ਕਿ) ਸਤਿਗੁਰੂ ਦੀ ਸਿੱਖਿਆ ਗ੍ਰਹਿਣ ਕਰਨ ਤੋਂ ਬਿਨਾ ਹੋਰ ਕਿਸੇ ਥਾਂ ਭੀ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ (ਤੇ ਭਗਤੀ ਤੋਂ ਬਿਨਾ ਤ੍ਰਿਸ਼ਨਾ ਨਹੀਂ ਮੁੱਕਦੀ)।੧।

ਪਰਮਾਤਮਾ ਦੇ ਨਾਮ ਵਿਚ ਜੁੜ ਕੇ ਇਹ ਮਨ ਵਡ-ਮੁੱਲਾ ਮੋਤੀ ਬਣ ਜਾਂਦਾ ਹੈ, (ਹਰ ਥਾਂ) ਇੱਜਤ ਪਾਂਦਾ ਹੈ। (ਪਰ) ਪਰਮਾਤਮਾ ਦਾ ਨਾਮ ਸਾਧ ਸੰਗਤਿ ਵਿਚ ਮਿਲ ਕੇ ਹੀ ਪ੍ਰਾਪਤ ਹੁੰਦਾ ਹੈ, ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੁੜਦੀ ਹੈ। (ਪ੍ਰਭੂ-ਚਰਨਾਂ ਵਿਚ ਸੁਰਤਿ ਟਿਕਿਆਂ ਮਨੁੱਖ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਆਤਮਕ ਅਨੰਦ ਮਿਲਦਾ ਹੈ (ਪਰਮਾਤਮਾ ਨਾਲ ਮਨੁੱਖ ਇਉਂ ਇਕ-ਮਿਕ ਹੋ ਜਾਂਦਾ ਹੈ) ਜਿਵੇਂ ਪਾਣੀ ਨਾਲ ਪਾਣੀ ਮਿਲ ਕੇ ਇਕ-ਰੂਪ ਹੋ ਜਾਂਦਾ ਹੈ।੨।

ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਵਿਕਾਰੀ ਜੀਵਨ ਵਿਚ ਰਹਿ ਕੇ ਜੰਮਦਾ ਮਰਦਾ ਹੈ। ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ-ਸਮੁੰਦਰ (ਦੇ ਵਿਕਾਰਾਂ) ਵਿਚ ਹੀ ਖੁਆਰ ਹੁੰਦਾ ਰਹਿੰਦਾ ਹੈ। (ਪ੍ਰਭੂ ਦੀ ਅੰਸ) ਇਹ ਜਿੰਦ ਵਡ-ਮੁੱਲਾ ਮੋਤੀ ਹੈ, (ਪਰ) ਇਸ ਤਰ੍ਹਾਂ (ਵਿਕਾਰਾਂ ਵਿਚ ਖਚਿਤ ਹੋ ਕੇ) ਕਉਡੀ ਦੇ ਵੱਟੇ ਜਾਇਆ ਹੋ ਜਾਂਦਾ ਹੈ।੩।

ਜਿਨ੍ਹਾਂ ਮਨੁੱਖਾਂ ਨੂੰ ਪ੍ਰੇਮ ਦੇ ਕਾਰਨ ਸਤਿਗੁਰੂ ਮਿਲਦਾ ਹੈ, ਉਹ ਪੂਰੇ (ਭਾਂਡੇ) ਹਨ, ਉਹ ਸਿਆਣੇ ਹਨ (ਕਿਉਂਕਿ) ਗੁਰੂ ਨੂੰ ਮਿਲ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਇੱਜਤ ਮਿਲਦੀ ਹੈ, ਕਬੂਲ ਹੋਵੀਦਾ ਹੈ। ਹੇ ਨਾਨਕ! ਉਹ ਬੰਦੇ ਉੱਜਲ-ਮੁੱਖ (ਸੁਰਖਰੂ) ਹਨ, ਜਿਨ੍ਹਾਂ ਦੇ ਅੰਦਰ ਗੁਰੂ

ਦਾ ਸ਼ਬਦ-ਵਾਜਾ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ), (ਸਿਮਰਨ ਦੀ) ਲਹਰ ਉੱਠੀ ਰਹਿੰਦੀ ਹੈ।੪।੨੨।

ਸਿਰੀ ਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ ਭਾਈ ਰੇ, ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ਰਹਾਉ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤੁ ਰੋਇ ॥੨॥ ਖੋਟੇ ਪੋਤੈ ਨ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥ {ਪੰਨਾ ੨੩}

ਪਦ ਅਰਥ :- ਵਣਜਾਰਾ-ਵਣਜ ਕਰਨ ਵਾਲਾ {ਆਮ ਤੌਰ ਤੇ ਵਣਜਾਰੇ ਤੁਰ ਫਿਰ ਕੇ ਪਿੰਡ ਪਿੰਡ ਵਿਚ ਸੌਦਾ ਵੇਚਦੇ ਹਨ। ਜੀਵ ਨੂੰ ਵਣਜਾਰਾ ਕਿਹਾ ਹੈ ਕਿਉਂਕਿ ਇਥੇ ਇਸ ਨੇ ਸਦਾ ਨਹੀਂ ਬੈਠ ਰਹਿਣਾ}। ਵਖਰੁ-ਸੌਦਾ। ਵਿਸਾਹੀਐ-ਖਰੀਦਣੀ ਚਾਹੀਦੀ ਹੈ। ਸਾਹੁ-ਸਾਹੂਕਾਰ (ਜਿਸ ਨੇ ਰਾਸ ਪੂੰਜੀ ਦੇ ਕੇ ਵਣਜਾਰੇ ਭੇਜੇ ਹਨ)। ਸੁਜਾਣੁ-ਸਿਆਣਾ। ਸਮਾਲਿ ਲੈਸੀ-ਸੰਭਾਲ ਕੇ ਲਏਗਾ, ਪਰਖ ਕੇ ਲਏਗਾ।੧।

ਜਸੁ-ਸੌਭਾ। ਸਹੁ-ਖਸਮ-ਪ੍ਰਭੂ। ਪਤੀਆਇ-ਤਸੱਲੀ ਕਰ ਕੇ।੧।ਰਹਾਉ।

ਖੋਟੈ-ਖੋਟੇ ਦੀ ਰਾਹੀਂ। ਖੋਟੈ ਵਣਜਿ-ਖੋਟੇ ਵਣਜ ਦੀ ਰਾਹੀਂ। ਵਣੰਜਿਐ-ਵਣਜੇ ਹੋਏ ਦੀ ਰਾਹੀਂ। ਮਿਰਗ-ਹਰਨ। ਘਣੋ-ਬਹੁਤ। ਰੋਇ-ਰੋਂਦਾ ਹੈ, ਦੁਖੀ ਹੁੰਦਾ ਹੈ।

ਖੋਟੇ-ਖੋਟੇ (ਸਿੱਕੇ)। ਪੋਤੈ-ਖਜ਼ਾਨੇ ਵਿਚ। ਗੁਰ ਦਰਸੁ-ਗੁਰੂ ਦਾ ਦਰਸ। ਖੋਟਿ-ਖੋਟ ਦੀ ਰਾਹੀਂ। ਨ ਸੀਝਸਿ-ਕਾਮਯਾਬ ਨਹੀਂ ਹੁੰਦਾ। ਖੋਟੁ ਕਮਾਵਣਾ-ਖੋਟਾ ਕੰਮ ਹੀ ਕਰਨਾ। ਖੋਇ-ਗਵਾ ਕੇ।੩।

ਸਬਦਿ ਸਾਲਾਹ-ਸਿਫਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਰੰਗਿ-ਰੰਗ ਵਿਚ। ਭਾਰੁ-ਬੋਝ। ਭਰਮੁ-ਭਟਕਣਾ। ਜਪਿ-ਜਪ ਕੇ। ਅਗਲਾ ਲਾਹਾ-ਬਹੁਤ ਨਫਾ। ਮਨ ਮਾਹ-ਮਨ ਮਾਹਿ, ਮਨ ਵਿਚ {ਨੋਟ :- ਲਫਜ਼ 'ਸਾਲਾਹ', 'ਤਿਨਾਹ' ਦੇ ਨਾਲ ਰਲਾਣ ਲਈ 'ਮਾਹਿ' ਦੇ ਥਾਂ 'ਮਾਹ' ਹੈ}।੪।

ਅਰਥ :- ਹੇ (ਰਾਮ ਨਾਮ ਦਾ) ਵਣਜ ਕਰਨ ਆਏ ਜੀਵੋ! (ਨਾਮ ਦਾ) ਵਪਾਰ ਕਰੋ, ਨਾਮ-ਸੌਦਾ ਸੰਭਾਲ ਲਵੋ। ਉਹੋ ਜਿਹਾ ਸੌਦਾ ਹੀ ਖਰੀਦਣਾ ਚਾਹੀਦਾ ਹੈ, ਜੇਹੜਾ ਸਦਾ ਲਈ ਸਾਥ ਨਿਬਾਹੇ। ਪਰਲੋਕ ਵਿਚ ਬੈਠਾ ਸ਼ਾਹ ਸਿਆਣਾ ਹੈ ਉਹ (ਸਾਡੇ ਖਰੀਦੇ ਹੋਏ) ਸੌਦੇ ਨੂੰ ਪੂਰੀ ਪਰਖ ਕਰ ਕੇ ਕਬੂਲ ਕਰੇਗਾ।੧।

ਹੇ ਭਾਈ! ਚਿੱਤ ਲਾ ਕੇ (ਪ੍ਰੇਮ ਨਾਲ) ਪਰਮਾਤਮਾ ਦਾ ਨਾਮ ਜਪੋ। (ਇਥੋਂ ਆਪਣੇ ਨਾਲ) ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਸੌਦਾ ਲੈ ਕੇ ਤੁਰੋ, ਖਸਮ-ਪ੍ਰਭੂ ਖੁਸ਼ ਹੋ ਕੇ ਵੇਖੇਗਾ।੧।ਰਹਾਉ।

ਜਿਨ੍ਹਾਂ ਮਨੁੱਖਾਂ ਦੇ ਕੋਲ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਪੂੰਜੀ ਨਹੀਂ, ਉਹਨਾਂ ਨੂੰ ਕਦੇ ਆਤਮਕ ਆਨੰਦ ਨਹੀਂ ਹੋ ਸਕਦਾ। ਜੇ ਨਿੱਤ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਭੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਭੀ ਖੋਟਾ (ਭਾਵ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ)। ਜਿਵੇਂ ਫਾਹੀ ਵਿਚ ਫਸਿਆ ਹੋਇਆ ਹਰਨ

ਦੁਖੀ ਹੁੰਦਾ ਹੈ, ਤਿਵੇਂ (ਖੋਟ ਦੀ ਫਾਹੀ ਵਿਚ ਫਸ ਕੇ) ਜੀਵ ਨੂੰ ਬਹੁਤ ਦੁਖ ਹੁੰਦਾ ਹੈ, ਉਹ ਨਿੱਤ ਦੁਖੀ ਹੁੰਦਾ ਹੈ।੨।

ਖੋਟੇ ਸਿੱਕੇ (ਸਰਕਾਰੀ) ਖਜ਼ਾਨੇ ਵਿਚ ਨਹੀਂ ਲਏ ਜਾਂਦੇ (ਤਿਵੇਂ ਹੀ ਖੋਟੇ ਬੰਦੇ ਦਰਗਾਹ ਵਿਚ ਆਦਰ ਨਹੀਂ ਪਾਂਦੇ) ਉਹਨਾਂ ਨੂੰ ਹਰੀ ਦਾ ਗੁਰੂ ਦਾ ਦੀਦਾਰ ਨਹੀਂ ਹੁੰਦਾ। ਖੋਟੇ ਮਨੁੱਖ ਦਾ ਅਸਲਾ ਚੰਗਾ ਨਹੀਂ ਹੁੰਦਾ, ਖੋਟੇ ਨੂੰ ਇੱਜ਼ਤ ਨਹੀਂ ਮਿਲਦੀ। ਖੋਟ ਕਰਨ ਨਾਲ ਕੋਈ ਜੀਵ (ਆਤਮਕ ਜੀਵਨ ਵਿਚ) ਕਾਮਯਾਬ ਨਹੀਂ ਹੋ ਸਕਦਾ। ਖੋਟੇ ਮਨੁੱਖ ਨੇ ਸਦਾ ਖੋਟ ਹੀ ਕਮਾਣਾ ਹੈ (ਉਸ ਨੂੰ ਖੋਟ ਕਮਾਣ ਦੀ ਆਦਤ ਪੈ ਜਾਂਦੀ ਹੈ) ਉਹ ਆਪਣੀ ਇੱਜ਼ਤ ਗਵਾ ਕੇ ਸਦਾ ਜੰਮਦਾ ਮਰਦਾ ਰਹਿੰਦਾ ਹੈ।੩।

ਹੇ ਨਾਨਕ! ਪਰਮਾਤਮਾ ਦੀ ਸਿਫਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਆਪਣੇ ਮਨ ਨੂੰ ਸਮਝਾਣਾ ਚਾਹੀਦਾ ਹੈ। ਜੇਹੜੇ ਬੰਦੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਖੋਟੇ ਕੰਮਾਂ ਦਾ ਭਾਰ ਸਹਾਰਨਾ ਨਹੀਂ ਪੈਂਦਾ, ਉਹਨਾਂ ਦਾ ਮਨ ਖੋਟੇ ਕੰਮਾਂ ਵੱਲ ਨਹੀਂ ਦੌੜਦਾ। ਪਰਮਾਤਮਾ ਦਾ ਨਾਮ ਜਪ ਕੇ ਬਹੁਤ ਆਤਮਕ ਲਾਭ ਖੱਟ ਲਈਦਾ ਹੈ, ਅਤੇ ਉਹ ਪ੍ਰਭੂ ਜੋ ਕਿਸੇ ਡਰ ਦੇ ਅਧੀਨ ਨਹੀਂ ਮਨ ਵਿਚ ਆ ਵੱਸਦਾ ਹੈ।੪।੨੩।

ਸਿਰੀ ਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉਹੁਲਾ ॥ ਦਿਨ ਥੋੜੜੇ ਥਕੇ, ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰਭੀ ਵੰਞਾ ਡੁਮਣੀ ਰੋਵਾ ਝਣੀ ਬਾਣਿ ॥੨॥ ਕੀ ਨ ਸੁਣੇਗੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ, ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥ {ਪੰਨਾ ੨੩}

ਪਦ ਅਰਥ :- ਅਰੁ-ਅਤੇ {ਨੋਟ :- ਲਫਜ਼ 'ਅਰੁ' ਸਦਾ _ ਅੰਤ ਹੈ, ਇਸ ਦਾ ਅਰਥ ਹੈ 'ਅਤੇ'। ਲਫਜ਼ 'ਅਰਿ' ਿ-ਅੰਤ ਹੈ, ਉਸ ਦਾ ਅਰਥ ਹੈ 'ਵੈਰੀ'}। ਫੁਲੜਾ-ਸੋਹਣਾ ਜਿਹਾ ਫੁੱਲ। ਨਾਠੀਅੜੇ-ਪਰਾਹੁਣੇ। ਪਬਣਿ-ਪਾਣੀ ਦੇ ਕੰਢੇ ਉੱਗੀ ਹੋਈ ਚੌਪੱਤੀ। ਕੇਰੇ-ਦੇ। ਪਤ-ਪੱਤਰ (ਬਹੁ-ਵਚਨ)। ਢਲਿ ਢਲਿ-ਕੁਮਲਾ ਕੇ, ਸੁੱਕ ਕੇ। ਜੁੰਮਣਹਾਰ-{ਸਿੰਧੀ} ਤੁਰ ਜਾਣ ਵਾਲੇ, ਨਾਸਵੰਤ।੧।

ਰੰਗ-ਆਤਮਕ ਆਨੰਦ। ਜਾ-ਜਦ ਤਕ। ਨਉਹੁਲਾ-ਨਵਾਂ, ਨਵੇਂ ਹੁਲਾਰੇ ਵਾਲਾ। ਥਕੇ-ਥੱਕੇ, ਰਹਿ ਗਏ। ਚੋਲਾ-ਸਰੀਰ।੧। ਰਹਾਉ।

ਰੰਗੁਲੇ-ਪਿਆਰੇ। ਜੀਰਾਣਿ-ਜੀਰਾਣ ਵਿਚ, ਕਬਰਿਸਤਾਨ ਵਿਚ। ਹੰਭੀ-ਹਉ ਭੀ, ਮੈਂ ਭੀ। ਵੰਞਾ-ਵੰਞਾ, ਜਾਵਾਂਗੀ। ਡੁਮਣੀ-ਦੁ-ਮਨੀ, ਦੁਚਿੱਤੀ ਹੋ ਕੇ। ਰੋਵਾ-ਰੋਵਾਂ, (ਹੁਣ) ਰੋਂਦੀ ਹਾਂ। ਝੀਣੀ-ਮੱਧਮ, ਧੀਮੀ। ਬਾਣਿ-ਆਵਾਜ਼, ਬਾਣੀ।੨।

ਗੋਰੀਏ-ਹੇ ਸੁੰਦਰ ਜੀਵ-ਇਸਤ੍ਰੀ! ਆਪਣ ਕੰਨੀ-ਆਪਣੇ ਕੰਨਾਂ ਨਾਲ, ਧਿਆਨ ਦੇ ਕੇ। ਸੋਇ-ਖਬਰ। ਲਗੀ ਆਵਹਿ-ਜ਼ਰੂਰ ਆਵੇਂਗੀ। ਪੇਈਆ-ਪੇਕਾ-ਘਰ, ਇਹ ਜਗਤ।੩।

ਸੁਤੀ-ਗ਼ਾਫਲ ਬੇ-ਪਰਵਾਹ ਹੋ ਰਹੀ। ਪੇਈਐ-ਪੇਕੇ-ਘਰ ਵਿਚ। ਜਾਣ-ਸਮਝ। ਵਿਰਤੀ-ਵਿ-ਰਾਤ੍ਰੀ, ਰਾਤ ਦੇ ਉਲਟ, ਦਿਨ-ਦਿਹਾੜੇ। ਗੰਠੜੀ-ਨਿੱਕੀ ਜਿਹੀ ਪੋਟਲੀ। ਬੰਨਿ-ਬੰਨ੍ਹ ਕੇ, ਇਕੱਠੇ ਕਰ ਕੇ।੪।

ਅਰਥ :- ਧਨ, ਜੁਆਨੀ ਅਤੇ ਨਿੱਕਾ ਜਿਹਾ ਫੁੱਲ-ਇਹ ਚਾਰ ਦਿਨਾਂ ਦੇ ਹੀ ਪਰਾਹੁਣੇ ਹੁੰਦੇ ਹਨ। ਜਿਵੇਂ ਚੌਪੱਤੀ ਦੇ ਪੱਤਰ (ਪਾਣੀ ਦੇ) ਢਲ ਜਾਣ ਨਾਲ ਸੁੱਕ ਕੇ ਨਾਸ ਹੋ ਜਾਂਦੇ ਹਨ, ਤਿਵੇਂ ਇਹ ਭੀ ਨਾਸ ਹੋ ਜਾਂਦੇ ਹਨ।੧।

ਹੇ ਪਿਆਰੇ! ਜਦ ਤਕ ਨਵੀਂ ਜੁਆਨੀ ਹੈ ਤਦ ਤਕ ਆਤਮਕ ਅਨੰਦ ਲੈ ਲੈ; ਜਦੋਂ ਉਮਰ ਦੇ ਦਿਨ ਥੋੜੇ ਰਹਿ ਗਏ, ਸਰੀਰਕ ਚੋਲਾ ਪੁਰਾਣਾ ਹੋ ਜਾਇਗਾ (ਫਿਰ ਸਿਮਰਨ ਨਹੀਂ ਹੋ ਸਕੇਗਾ)।੧। ਰਹਾਉ।

ਮੇਰੇ ਪਿਆਰੇ ਸੱਜਣ ਕਬਰਿਸਤਾਨ ਵਿਚ ਜਾ ਸੁੱਤੇ ਹਨ, (ਮੈਂ ਉਹਨਾਂ ਦੇ ਵਿਛੋੜੇ ਵਿਚ) ਧੀਮੀ ਆਵਾਜ਼ ਨਾਲ ਰੋ ਰਹੀ ਹਾਂ (ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ) ਮੈਂ ਭੀ ਦੁਚਿੱਤੀ ਹੋ ਕੇ (ਉਧਰ ਨੂੰ ਹੀ) ਚੱਲ ਪਵਾਂਗੀ।੨।

ਹੇ ਸੁੰਦਰ ਜੀਵ-ਇਸਤ੍ਰੀ! ਤੂੰ ਧਿਆਨ ਨਾਲ ਇਹ ਖਬਰ ਕਿਉਂ ਨਹੀਂ ਸੁਣਦੀ ਕਿ ਪੇਕਾ-ਘਰ (ਇਸ ਲੋਕ ਦਾ ਵਸੋਬਾ) ਸਦਾ ਨਹੀਂ ਰਹਿ ਸਕਦਾ, ਸਹੁਰੇ ਘਰ (ਪਰਲੋਕ ਵਿਚ) ਜ਼ਰੂਰ ਜਾਣਾ ਪਵੇਗਾ ?੩।

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਪੇਕੇ ਘਰ (ਇਸ ਲੋਕ ਵਿਚ ਗਫਲਤ ਦੀ ਨੀਂਦ ਵਿਚ) ਸੁੱਤੀ ਰਹੀ, ਇਉਂ ਜਾਣੋ ਕਿ (ਉਸ ਦੇ ਗੁਣਾਂ ਨੂੰ) ਦਿਨ-ਦਿਹਾੜੇ ਹੀ ਸੰਨ੍ਹ ਲੱਗੀ ਰਹੀ। ਉਸ ਨੇ ਗੁਣਾਂ ਦੀ ਗੰਢੜੀ ਗਵਾ ਲਈ, ਉਹ (ਇਥੋਂ) ਔਗੁਣਾਂ ਦੀ ਪੰਡ ਬੰਨ੍ਹ ਕੇ ਲੈ ਤੁਰੀ।੪।੨੪।

ਸਿਰੀ ਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰ ॥੧॥ ਰੰਗਿ ਰਤਾ ਮੇਰਾ ਸਾਹਿਬੁ, ਰਵਿ ਰਹਿਆ ਭਰਪੂਰਿ ॥੧॥ਰਹਾਉ॥ ਆਪੇ ਮਾਛੀ ਮਛਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਾਸੁ ॥੪॥੨੫॥ {ਪੰਨਾ ੨੩}

ਪਦ ਅਰਥ :- ਰਸੀਆ-ਰਸ ਨਾਲ ਭਰਿਆ ਹੋਇਆ। ਰਾਵਣਹਾਰ-ਰਸ ਨੂੰ ਭੋਗਣ ਵਾਲਾ। ਚੋਲੜਾ-ਇਸਤ੍ਰੀ ਦੀ ਚੋਲੀ, ਇਸਤਰੀ। ਭਤਾਰ-ਖਸਮ।੧।

ਰੰਗਿ-ਪ੍ਰੇਮ ਵਿਚ, ਰੰਗ ਵਿਚ। ਰਤਾ-ਰੰਗਿਆ ਹੋਇਆ। ਰਵਿ ਰਹਿਆ-ਵਿਆਪਕ ਹੈ। ਭਰਪੂਰਿ-ਨਕਾ ਨਕ।੧। ਰਹਾਉ

ਮਾਛੀ-ਮੱਛੀਆਂ ਫੜਨ ਵਾਲਾ। ਜਾਲ ਮਣਕੜਾ-ਜਾਲ ਦਾ ਮਣਕਾ {ਲੋਹੇ ਆਦਿਕ ਦੇ ਮਣਕੇ ਜੋ ਜਾਲ ਨੂੰ ਭਾਰਾ ਕਰਨ ਲਈ ਹੇਠਲੇ ਪਾਸੇ ਲਾਏ ਹੁੰਦੇ ਹਨ ਤਾਕਿ ਜਾਲ ਪਾਣੀ ਵਿਚ ਡੁਬਿਆ ਰਹੇ}। ਲਾਲੁ-ਮਾਸ ਦੀ ਬੋਟੀ (ਮੱਛੀ ਨੂੰ ਫਸਾਣ ਲਈ)।੨

ਬਹੁ ਬਿਧਿ-ਕਈ ਤਰੀਕਿਆਂ ਨਾਲ। ਰੰਗੁਲਾ-ਚੋਜ ਕਰਨ ਵਾਲਾ। ਲਾਲੁ-ਪਿਆਰਾ। ਰਵੈ-ਮਾਣਦਾ ਹੈ, ਮਿਲਦਾ ਹੈ। ਸੋਹਾਗਣੀ-ਭਾਗਾਂ ਵਾਲੀਆਂ ਨੂੰ।੩।

ਪ੍ਰਣਵੈ-ਬੇਨਤੀ ਕਰਦਾ ਹੈ, ਨਿਮ੍ਰਤਾ ਨਾਲ ਆਖਦਾ ਹੈ। ਕਉਲੁ-(ਸੂਰਜ ਦੀ ਰੌਸ਼ਨੀ ਵਿਚ ਖਿੜਨ ਵਾਲਾ) ਕੌਲ ਫੁੱਲ। ਕਵੀਆ-(ਚੰਨ ਦੇ ਚਾਨਣੇ ਵਿਚ ਖਿੜਨ ਵਾਲੀ) ਕੰਮੀ। ਵੇਖਿ-ਵੇਖ ਕੇ। ਵਿਗਾਸੁ-ਖਿੜਦਾ ਹੈ, ਖੁਸ਼ ਹੁੰਦਾ ਹੈ।੪।

ਅਰਥ :- ਮੇਰਾ ਮਾਲਕ-ਪ੍ਰਭੂ ਪਿਆਰ ਵਿਚ ਰੰਗਿਆ ਹੋਇਆ ਹੈ, ਉਹ (ਸਾਰੀ ਸ੍ਰਿਸ਼ਟੀ ਵਿਚ) ਪੂਰਨ ਤੌਰ ਤੇ ਵਿਆਪਕ ਹੈ।੧।ਰਹਾਉ।

ਪ੍ਰਭੂ ਆਪ ਹੀ ਰਸ-ਭਰਿਆ ਪਦਾਰਥ ਹੈ, ਆਪ ਹੀ (ਉਸ ਵਿਚ) ਰਸ ਹੈ, ਆਪ ਹੀ ਉਸ ਸਵਾਦ ਨੂੰ ਮਾਣਨ ਵਾਲਾ ਹੈ। ਪ੍ਰਭੂ ਆਪ ਹੀ ਇਸਤ੍ਰੀ ਬਣਦਾ ਹੈ, ਆਪ ਹੀ ਸੇਜ, ਤੇ ਆਪ ਹੀ (ਮਾਣਨ ਵਾਲਾ) ਖਸਮ ਹੈ।੧।

ਪ੍ਰਭੂ ਆਪ ਹੀ ਮੱਛੀਆਂ ਫੜਨ ਵਾਲਾ ਹੈ, ਆਪ ਹੀ ਮੱਛੀ ਹੈ, ਆਪ ਹੀ ਪਾਣੀ ਹੈ (ਜਿਸ ਵਿਚ ਮੱਛੀ ਰਹਿੰਦੀ ਹੈ) ਆਪ ਹੀ ਜਾਲ ਹੈ (ਜਿਸ ਵਿਚ ਮੱਛੀ ਫੜੀਦੀ ਹੈ)। ਪ੍ਰਭੂ ਹੀ ਉਸ ਜਾਲ ਦੇ ਮਣਕੇ ਹੈ, ਆਪ ਹੀ ਉਸ ਜਾਲ ਵਿਚ ਮਾਸ ਦੀ ਬੋਟੀ ਹੈ (ਜੋ ਮੱਛੀ ਨੂੰ ਜਾਲ ਵੱਲ ਪ੍ਰੇਰਦੀ ਹੈ)।੨।

ਹੇ ਸਹੇਲੀਏ! ਮੇਰਾ ਪਿਆਰਾ ਪ੍ਰਭੂ ਆਪ ਹੀ ਕਈ ਤਰੀਕਿਆਂ ਨਾਲ ਚੋਜ ਤਮਾਸ਼ੇ ਕਰਨ ਵਾਲਾ ਹੈ। ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਨੂੰ ਉਹ ਖਸਮ ਪ੍ਰਭੂ ਸਦਾ ਮਿਲਦਾ ਹੈ, ਪਰ ਮੇਰੇ ਵਰਗੀਆਂ ਦਾ ਹਾਲ ਵੇਖ (ਕਿ ਸਾਨੂੰ ਕਦੇ ਦੀਦਾਰ ਨਹੀਂ ਹੁੰਦਾ)।੩।

ਹੇ ਪ੍ਰਭੂ! ਨਾਨਕ (ਤੇਰੇ ਦਰ ਤੇ) ਅਰਦਾਸ ਕਰਦਾ ਹੈ (ਤੂੰ ਹਰ ਥਾਂ ਮੌਜੂਦ ਹੈਂ, ਮੈਨੂੰ ਵੀ ਦੀਦਾਰ ਦੇਹ) ਤੂੰ ਹੀ ਸਰੋਵਰ ਹੈਂ, ਤੂੰ ਹੀ ਸਰੋਵਰ ਤੇ ਰਹਿਣ ਵਾਲਾ ਹੰਸ ਹੈਂ। ਸੂਰਜ ਦੀ ਰੌਸ਼ਨੀ ਵਿਚ ਖਿੜਨ ਵਾਲਾ ਕੌਲ ਫੁੱਲ ਭੀ ਤੂੰ ਹੀ ਹੈਂ ਤੇ ਚੰਦ ਦੇ ਚਾਨਣ ਵਿਚ ਖਿੜਨ ਵਾਲੀ ਕੰਮੀ ਭੀ ਤੂੰ ਹੀ ਹੈਂ (ਆਪਣੇ ਜਮਾਲ ਨੂੰ ਤੇ ਆਪਣੇ ਜਲਾਲ ਨੂੰ) ਵੇਖ ਕੇ ਤੂੰ ਆਪ ਹੀ ਖੁਸ਼ ਹੋਣ ਵਾਲਾ ਹੈਂ।੪।੨੫।

ਸਿਰੀ ਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ, ਬੀਜੁ ਕਰਮਾ ਕਰੋ, ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ, ਹਰਿ ਰਿਦੈ ਜੰਮਾਇ ਲੈ, ਇਉ ਪਾਵਸਿ ਪਦੁ ਨਿਰਬਾਣੀ ॥੧॥ ਕਾਰੇ ਗਰਬਸਿ, ਮੂੜੇ, ਮਾਇਆ ॥ ਪਿਤ ਸੁਤੋ ਸਗਲ ਕਾਲੜੁ ਮਾਤਾ ਤੇ ਹੋਹਿ ਨ ਅੰਤਿ ਸਖਾਇਆ ॥ਰਹਾਉ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰਮੈ ਅਪਰੰਪਰੋ ਚੀਨੈ ਕਰੈ ਨਾਨਕੁ ਇਵ ਏਕੁ ਤਾਰੈ ॥੩॥੩੬॥ {ਪੰਨਾ ੨੩}

ਪਦ ਅਰਥ :- ਕਰਮਾ-ਰੋਜ਼ਾਨਾ ਕੰਮ। ਕਰੋ-ਕਰੁ, ਬਣਾ। ਸਲਿਲ-ਪਾਣੀ। ਆਪਾਉ-ਸਿੰਜਣਾ। ਸਲਿਲ ਆਪਾਉ-ਪਾਣੀ ਦਾ ਸਿੰਜਣਾ। ਸਾਰਿੰਗਪਾਣੀ-ਪਰਮਾਤਮਾ (ਦਾ ਨਾਮ)। ਕਿਰਸਾਣੁ-ਕਿਸਾਨ, ਵਾਹੀ ਕਰਨ ਵਾਲਾ। ਰਿਦੈ-ਹਿਰਦੇ ਵਿਚ। ਜੰਮਾਇ ਲੈ-ਉਗਾ ਲੈ। ਇਉ-ਇਸ ਤਰ੍ਹਾਂ। ਨਿਰਬਾਣ-ਵਾਸਨਾ-ਰਹਿਤ। {ਨਿਰੰਗ-ਬੁੱਝਾ ਹੋਇਆ, ਜਿਸ ਵਿਚੋਂ ਵਾਸਨਾ ਮੁੱਕ ਜਾਣ}।੧।

ਗਰਬਸਿ-ਅਹੰਕਾਰ ਕਰਦਾ ਹੈਂ। ਮੂੜੇ-ਹੇ ਮੂਰਖ! ਸੁਤੋ-ਸੁਤੁ, ਪੁੱਤ੍ਰ। ਪਿਤ-ਪਿਤਾ। ਸਗਲ-ਸਾਰੇ। ਕਾਲੜੁ-ਕਲੜੁ, ਇਸਤ੍ਰੀ। ਅੰਤਿ-ਅਖੀਰ ਵੇਲੇ। ਸਖਾਇਆ-ਮਿਤ੍ਰ।੧।ਰਹਾਉ।

ਦੁਸਟ-ਭੈੜੇ। ਕਿਰਖਾ ਕਰੇ-ਪੁੱਟ ਦੇਵੇ (ਜਿਵੇਂ ਕਿਸਾਨ ਖੇਤੀ ਵਿਚੋਂ ਨਦੀਨ ਪੁੱਟ ਦੇਂਦਾ ਹੈ)। ਤਜਿ-ਛੱਡ ਕੇ। ਆਤਮੈ ਹੋਇ-ਆਪਣੇ ਅੰਦਰ ਇਕ-ਚਿਤ ਹੋ ਕੇ। ਸੰਜਮੁ-ਮਨ ਨੂੰ ਵਿਕਾਰਾਂ ਵਲੋਂ ਰੋਕਣਾ। ਹੋਹਿ-ਬਣ ਜਾਣ। ਮਧੁ-ਸ਼ਹਦ, ਰਸ, ਆਤਮਕ ਆਨੰਦ। ਆਸ੍ਰਮਾਈ-ਸੁਮਦਾ ਹੈ, ਚੌਂਦਾ ਹੈ।੨।

ਬੀਸ-ਵੀਹ। ਸਪਤ-ਸੱਤ। ਬੀਸ ਸਪਤਾਹਰੋ-੨੭ ਦਿਨ, ੨੭ ਨਛੜ੍ਹ। ਬਾਸਰੋ-ਦਿਨ। ਸੰਗ੍ਰਹੈ-ਇਕੱਠਾ ਕਰੇ। ਤੀਨਿ ਖੋੜਾ-ਤਿੰਨ ਅਵਸਥਾ (ਬਾਲ, ਜੁਆਨੀ, ਬੁਢੇਪਾ)। ਸਾਰੈ-ਚੇਤੇ ਰੱਖੇ। ਦਸ-ਚਾਰ ਵੇਦ ਅਤੇ ਛੇ ਸ਼ਾਸਤ੍ਰ। ਅਠਾਰਮੈ-ਅਠਾਰਾਂ ਪੁਰਾਣਾਂ ਵਿਚ। ਅਪਰੰਪਰੋ-ਅਪਰੰਪਰੁ, ਪਰਮਾਤਮਾ। ਚੀਨੈ-ਖੋਜੇ, ਪਛਾਣੇ। ਇਵ-ਇਸ ਤਰ੍ਹਾਂ। ਏਕੁ-ਪ੍ਰਭੂ।੩।

ਅਰਥ :- ਹੇ ਮੂਰਖ! ਮਾਇਆ ਦਾ ਕਿਉਂ ਮਾਣ ਕਰਦਾ ਹੈਂ ? ਪਿਤਾ, ਪੁੱਤਰ, ਇਸਤ੍ਰੀ, ਮਾਂ-ਇਹ ਸਾਰੇ ਅੰਤ ਵੇਲੇ ਤੇਰੇ ਸਹਾਈ ਨਹੀਂ ਬਣ ਸਕਦੇ। ਰਹਾਉ।

(ਹੇ ਭਾਈ!) ਇਸ ਸਰੀਰ ਨੂੰ ਧਰਤੀ ਬਣਾ, ਆਪਣੇ (ਰੋਜ਼ਾਨਾ) ਕਰਮਾਂ ਨੂੰ ਬੀਜ ਬਣਾ, ਪਰਮਾਤਮਾ ਦੇ ਨਾਮ ਦੇ ਪਾਣੀ ਦਾ (ਇਸ ਭੁਇੰ) ਵਿਚ ਸਿੰਚਨ ਕਰ। ਆਪਣੇ ਮਨ ਨੂੰ ਕਿਸਾਨ ਬਣਾ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਉਗਾ। ਇਸ ਤਰ੍ਹਾਂ (ਹੇ ਭਾਈ!) ਉਹ ਆਤਮਕ ਅਵਸਥਾ ਹਾਸਲ ਕਰ ਲਏਂਗਾ ਜਿਥੇ ਕੋਈ ਵਾਸ਼ਨਾ ਪੋਹ ਨਹੀਂ ਸਕਦੀ।੧।

ਜੇਹੜਾ ਮਨੁੱਖ ਚੰਦਰੇ ਵਿਸ਼ੇ-ਵਿਕਾਰਾਂ ਨੂੰ ਹਿਰਦਾ-ਭੁਇੰ ਵਿਚੋਂ ਇਉਂ ਪੁੱਟ ਦੇਂਦਾ ਹੈ ਜਿਵੇਂ ਖੇਤੀ ਵਿਚੋਂ ਨਦੀਨ, ਇਹਨਾਂ ਵਿਕਾਰਾਂ ਦਾ ਤਿਆਗ ਕਰ ਕੇ ਜੇ ਮਨੁੱਖ ਆਪਣੇ ਅੰਦਰ ਇਕ-ਚਿੱਤ ਹੋ ਕੇ ਪ੍ਰਭੂ ਨੂੰ ਸਿਮਰਦਾ ਹੈ, ਜਦੋਂ ਜਪ ਤਪ ਤੇ ਸੰਜਮ (ਉਸ ਦੇ ਆਤਮਕ ਜੀਵਨ ਦੇ) ਰਾਖੇ ਬਣਦੇ ਹਨ, ਤਾਂ ਉਸ ਦਾ ਹਿਰਦਾ-ਕੋਲ ਖਿੜ ਪੈਂਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦਾ ਰਸ (ਮਾਨੋ) ਸਿੰਮਦਾ ਹੈ।੨।

ਹੇ ਨਾਨਕ! ਜੇ ਮਨੁੱਖ ਸਤਾਈ ਹੀ ਨਛੱਡ੍ਹਾਂ ਵਿਚ (ਭਾਵ) ਹਰ ਰੋਜ਼ (ਪ੍ਰਭੂ ਦਾ ਨਾਮ-ਧਨ) ਇਕੱਠਾ ਕਰਦਾ ਰਹੇ, ਜੇ ਮਨੁੱਖ ਆਪਣੀ ਉਮਰ ਦੀਆਂ ਤਿੰਨਾਂ ਹੀ ਅਵਸਥਾ (ਬਾਲਪਨ, ਜੁਆਨੀ, ਬੁਢੇਪੇ) ਵਿਚ ਮੌਤ ਨੂੰ ਚੇਤੇ ਰੱਖੇ, ਜੇ ਚਾਰ ਵੇਦਾਂ ਛੇ ਸ਼ਾਸਤ੍ਰਾਂ ਅਤੇ ਅਠਾਰਾਂ ਪੁਰਾਣ (ਆਦਿਕ ਸਾਰੀਆਂ ਧਰਮ-ਪੁਸਤਕਾਂ) ਵਿਚ ਪਰਮਾਤਮਾ (ਦੇ ਨਾਮ) ਨੂੰ ਹੀ ਖੋਜੇ ਤਾਂ ਇਸ ਤਰ੍ਹਾਂ ਪਰਮਾਤਮਾ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੩।੨੬।

ਸਿਰੀ ਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ ਧਰਤੀ, ਬੀਜੁ ਸਬਦੋ ਕਰਿ, ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ, ਭਿਸਤੁ ਦੋਜਕੁ, ਮੂੜੇ, ਏਵ ਜਾਣੀ ॥੧॥ ਮਤੁ ਜਾਣਸਹਿ, ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ਰਹਾਉ॥ ਐਬ ਤਨਿ ਚਿਕੜੋ, ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ, ਕਿਉ ਬੂਝੈ ਜਾ ਨਹ ਬੁਝਾਈ ॥੨॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ, ਜਿਨੀ ਕਰਿ ਏਕੁ ਧਿਆਇਆ ॥੩॥ ਤੀਹ ਕਰਿ ਰਖੇ, ਪੰਜ ਕਰਿ ਸਾਥੀ, ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ, ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥ {ਪੰਨਾ ੨੩}

ਪਦ ਅਰਥ :- ਅਮਲੁ-ਕਰਣੀ, ਆਚਰਨ। ਧਰਤੀ-ਭੁਇੰ (ਜਿਸ ਵਿਚ ਬੀ ਬੀਜਣਾ ਹੈ)। ਸਬਦੋ-ਸਬਦੁ, ਗੁਰੂ ਦਾ ਸ਼ਬਦ। ਆਬ-ਚਮਕ, ਖੂਬ-ਸੂਰਤੀ। ਈਮਾਨੁ-ਸਰਧਾ। ਜੰਮਾਇ ਲੈ-ਉਗਾ ਲੈ। ਏਵ-ਇਸ ਤਰ੍ਹਾਂ।੧।

ਮਤੁ ਜਾਣਸਹਿ-ਇਹ ਨਾ ਸਮਝੀਂ। ਗਲੀ-ਨਿਰੀਆਂ ਗੱਲਾਂ ਕਰਕੇ। ਮਾਣੈ-ਅਹੰਕਾਰ ਵਿਚ। ਇਤੁ-ਇਸ ਦੀ ਰਾਹੀਂ। ਇਤੁ ਬਿਧੀ-ਇਸ ਤਰੀਕੇ ਦੀ ਰਾਹੀਂ, ਇਸ ਤਰ੍ਹਾਂ।੧।ਰਹਾਉ।

ਤਨਿ-ਸਰੀਰ ਵਿਚ। ਮੀਡਕੋ-ਮੀਡਕੁ, ਡੱਡੂ। ਸਾਰ-ਕਦਰ। ਮੂਲਿ-ਬਿਲਕੁਲ, ਉੱਕਾ ਹੀ। ਉਸਤਾਦੁ-ਗੁਰੂ। ਭਾਖਿਆ-ਬੋਲੀ, ਉਪਦੇਸ਼। ਬੁਝਾਈ-ਸਮਝ।੨।

ਪਉਣ ਕੀ ਬਾਣੀ-ਹਵਾ ਦੀ ਨਿਆਈਂ (ਇਕ ਕੰਨੋਂ ਆ ਕੇ ਦੂਜੇ ਕੰਨ ਲੰਘ ਗਈ), ਬੇ-ਅਸਰ। ਰਤਾ-ਰੱਤਾ, ਰੰਗਿਆ ਹੋਇਆ। ਦਿਲਹਿ ਪਸਿੰਦੇ-ਦਿਲ ਵਿਚ ਪਸੰਦ। ਕਰਿ ਏਕੁ-ਇੱਕ ਕਰ ਕੇ, ਪੂਰੀ ਸਰਧਾ ਨਾਲ।੩।

ਤੀਹ-ਤੀਹ ਰੋਜ਼ੇ। ਪੰਜ-ਪੰਜ ਨਿਮਾਜ਼ਾਂ। ਮਤੁ ਕਟਿ ਜਾਈ-ਸ਼ਾਇਦ ਇਸ ਤਰ੍ਹਾਂ ਕੱਟਿਆ ਜਾਏ, ਸ਼ਾਇਦ ਇਸ ਤਰ੍ਹਾਂ ਕੋਈ ਮੈਨੂੰ ਸ਼ੈਤਾਨ (ਮਾੜਾ ਬੰਦਾ) ਨਾਹ ਆਖੇ। ਰਾਹਿ-ਰਸਤੇ ਉਤੇ। ਕਿਤ ਕੂ-ਕਾਹਦੇ ਲਈ ? ਸੰਜਿਆਹੀ-ਤੂੰ ਇਕੱਠਾ ਕੀਤਾ ਹੈ।੪।

ਅਰਥ :- (ਹੇ ਕਾਜ਼ੀ!) ਇਹ ਨ ਸਮਝੀਂ ਕਿ ਨਿਰੀਆਂ ਗੱਲਾਂ ਨਾਲ ਹੀ (ਰੱਬ) ਮਿਲ ਪੈਂਦਾ ਹੈ। ਜੇ (ਬੇਈਮਾਨੀਆਂ ਕਰ ਕੇ ਇਕੱਠੇ ਕੀਤੇ ਹੋਏ) ਧਨ ਦੇ ਅਹੰਕਾਰ ਵਿਚ ਟਿਕੇ ਰਹੇ, ਜੇ (ਕਾਮਾਤੁਰ ਹੋ ਕੇ) ਰੂਪ ਦੀ ਸੋਭਾ ਵਿਚ (ਮਨ ਜੁੜਿਆ ਰਿਹਾ) ਤਾਂ (ਬਾਹਰੋਂ ਮਜ਼ਹਬ ਦੀਆਂ ਗੱਲਾਂ ਕੁਝ ਨਹੀਂ ਸਵਾਰ ਸਕਦੀਆਂ) ਇਸ ਤਰ੍ਹਾਂ ਮਨੁੱਖਾ ਜਨਮ ਅਜਾਈਂ ਚਲਾ ਜਾਂਦਾ ਹੈ।੧।ਰਹਾਉ।

(ਹੇ ਕਾਜ਼ੀ!) ਆਪਣੇ (ਰੋਜ਼ਾਨਾ) ਹਰੇਕ ਕਰਮ ਨੂੰ ਭੁਇੰ ਬਣਾ, (ਇਸ ਕਰਮ-ਭੁਇੰ ਵਿਚ) ਗੁਰੂ ਦਾ ਸ਼ਬਦ ਬੀ ਪਾ, ਸਿਮਰਨ ਤੋਂ ਪੈਦਾ ਹੋਣ ਵਾਲੀ ਆਤਮਕ ਸੁੰਦਰਤਾ ਦਾ ਪਾਣੀ (ਉਸ ਅਮਲ ਭੁਇੰ ਵਿਚ) ਸਦਾ ਦੇਂਦਾ ਰਹ। ਕਿਸਾਨ (ਵਰਗਾ ਉੱਦਮੀ) ਬਣ, (ਤੇਰੀ ਇਸ ਕਿਰਸਾਣੀ ਵਿਚ) ਸਰਧਾ (ਦੀ ਖੇਤੀ) ਉੱਗੇਗੀ। ਹੇ ਮੂਰਖ! ਸਿਰਫ਼ ਇਸ ਤਰੀਕੇ ਨਾਲ ਸਮਝ ਆਵੇਗੀ ਕਿ ਬਹਿਸ਼ਤ ਕੀਹ ਹੈ ਤੇ ਦੋਸ਼ ਕੀ ਹੈ।੧।

(ਜਦ ਤਕ) ਸਰੀਰ ਦੇ ਅੰਦਰ ਵਿਕਾਰਾਂ ਦਾ ਚਿੱਕੜ ਹੈ, ਤੇ ਇਹ ਮਨ (ਉਸ ਚਿੱਕੜ ਵਿਚ) ਡੱਡੂ (ਬਣ ਕੇ ਰਹਿੰਦਾ) ਹੈ, (ਚਿੱਕੜ ਵਿਚ ਉੱਗੇ ਹੋਏ) ਕੌਲ ਫੁੱਲ ਦੀ ਕਦਰ (ਇਸ ਡੱਡੂ-ਮਨ) ਨੂੰ ਨਹੀਂ ਪੈ ਸਕਦੀ (ਹਿਰਦੇ ਵਿਚ ਵੱਸਦੇ ਪ੍ਰਭੂ ਦੀ ਸੂਝ ਨਹੀਂ ਆ ਸਕਦੀ)। (ਭੌਰਾ ਆ ਕੇ ਕੌਲ ਫੁੱਲ ਉਤੇ ਗੁੰਜਾਰ ਪਾਂਦਾ ਹੈ, ਪਰ ਕੌਲ ਫੁੱਲ ਦੇ ਪਾਸ ਹੀ ਚਿੱਕੜ ਵਿਚ ਮਸਤ ਡੱਡੂ ਫੁੱਲ ਦੀ ਕਦਰ ਨਹੀਂ ਜਾਣਦਾ) ਗੁਰੂ-ਭੌਰਾ ਸਦਾ (ਹਰੀ-ਸਿਮਰਨ ਦਾ) ਉਪਦੇਸ਼ ਕਰਦਾ ਹੈ, ਪਰ ਇਹ ਡੱਡੂ-ਮਨ ਉਸ ਉਪਦੇਸ਼ ਨੂੰ ਨਹੀਂ ਸਮਝਦਾ, ਇਸ ਨੂੰ ਅਜੇਹੀ ਸਮਝ ਹੀ ਨਹੀਂ ਹੈ।੨।

(ਹੇ ਕਾਜ਼ੀ! ਜਦ ਤਕ) ਇਹ ਮਨ ਮਾਇਆ ਦੇ ਰੰਗ ਵਿਚ ਹੀ ਰੰਗਿਆ ਹੋਇਆ ਹੈ (ਮਜ਼ਹਬੀ ਕਿਤਾਬ ਦੇ ਮਸਲੇ) ਸੁਣਨੇ ਸੁਣਾਣੇ ਬੇ-ਅਸਰ ਹਨ। ਉਹੀ ਬੰਦੇ ਮਾਲਕ-ਰੱਬ ਦੀ ਮਿਹਰ ਦੀ ਨਜ਼ਰ ਵਿਚ ਹਨ, ਉਹੀ ਬੰਦੇ ਉਸ ਦੇ ਦਿਲ ਵਿਚ ਪਿਆਰੇ ਹਨ, ਜਿਨ੍ਹਾਂ ਨੇ ਪੂਰੀ ਸਰਧਾ ਨਾਲ ਉਸ ਨੂੰ ਸਿਮਰਿਆ ਹੈ।੩।

(ਹੇ ਕਾਜ਼ੀ!) ਤੂੰ ਤੀਹ ਰੋਜ਼ੇ ਗਿਣ ਕੇ ਰੱਖਦਾ ਹੈਂ, ਪੰਜ ਨਿਮਾਜ਼ਾਂ ਨੂੰ ਸਾਥੀ ਬਣਾਂਦਾ ਹੈਂ (ਪਰ ਇਹ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈਂ, ਤਾਂ ਕਿ) ਸ਼ਾਇਦ ਇਸ ਤਰੀਕੇ ਨਾਲ ਲੋਕ ਮੈਨੂੰ ਚੰਗਾ ਮੁਸਲਮਾਨ ਆਖਣ ਲੱਗ ਪੈਣ। ਪਰ, ਨਾਨਕ ਆਖਦਾ ਹੈ (ਹੇ ਕਾਜ਼ੀ!) ਜੀਵਨ ਦੇ ਸਹੀ ਰਸਤੇ ਉਤੇ ਤੁਰਨਾ ਚਾਹੀਦਾ ਹੈ, ਤੂੰ (ਠੱਗੀ ਫਰੇਬ ਕਰ ਕੇ) ਮਾਲ ਧਨ ਕਿਉਂ ਇਕੱਠਾ ਕਰਦਾ ਹੈਂ ? (ਤੂੰ ਨਿਰੀਆਂ ਗੱਲਾਂ ਨਾਲ ਲੋਕਾਂ ਨੂੰ

ਪਤਿਆਉਂਦਾ ਹੈਂ, ਅੰਦਰੋਂ ਤੂੰ ਧਨ ਦੇ ਲਾਲਚ ਵਿਚ ਅਤੇ ਕਾਮ-ਵਾਸ਼ਨਾ ਵਿਚ ਅੰਨ੍ਹਾ ਹੋਇਆ ਪਿਆ ਹੈਂ, ਇਹ ਰਸਤਾ ਆਤਮਕ ਮੌਤ ਦਾ ਹੈ)।੪।੨੭।

ਸਿਰੀ ਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ॥ ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥ ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥ {ਪੰਨਾ ੨੪}

ਪਦ ਅਰਥ :- ਮਉਲਾ-ਮਾਲਕ। ਜਿਨਿ-ਜਿਸ (ਮਉਲਾ) ਨੇ। ਮਉਲਿਆ-ਖਿੜਾਇਆ ਹੈ, ਪ੍ਰਫੁੱਲਤ ਕੀਤਾ ਹੈ। ਆਬ-ਪਾਣੀ। ਖਾਕੁ-ਮਿੱਟੀ। ਬੰਧਿ ਰਹਾਈ-ਬੰਨ੍ਹ ਕੇ ਰੱਖ ਦਿੱਤੀ ਹੈ।

ਮੁਲਾ-ਹੇ ਮੁੱਲਾਂ! ਮਰਣਾ-ਮੌਤ, ਮੌਤ ਦਾ ਡਰ। ਭੀ-ਤਾਂ ਤੇ। ਕਰਤਾਰਹੁ-ਕਰਤਾਰ ਤੋਂ।੧।ਰਹਾਉ।

ਨਾਮੁ ਖੁਦਾਈ-ਖੁਦਾ ਦਾ ਨਾਮ। ਭਰੀਐ ਪਾਈ-ਜਦੋਂ ਪਾਈ ਭਰ ਜਾਂਦੀ ਹੈ, ਜਦੋਂ ਸੁਆਸ ਪੂਰੇ ਹੋ ਜਾਂਦੇ ਹਨ। ਪਾਈ-ਪਨ-ਘੜੀ। ਉਸ ਦੇ ਹੇਠ ਛੇਕ ਹੁੰਦਾ ਹੈ, ਜਿਸ ਦੇ ਰਸਤੇ ਉਸ ਘੜੀ ਵਿਚ ਪਾਣੀ ਆਉਂਦਾ ਰਹਿੰਦਾ ਹੈ, ਤੇ, ਆਖਰ ਜਦੋਂ ਸਾਰੀ ਪਾਣੀ ਨਾਲ ਭਰ ਜਾਂਦੀ ਹੈ, ਤਾਂ ਪਾਣੀ ਵਿਚ ਡੁੱਬ ਜਾਂਦੀ ਹੈ। ਵਕਤ ਦਾ ਹਿਸਾਬ ਰੱਖਣ ਵਾਸਤੇ ਇਹ ਇਕ ਵਿਓਂਤ ਸੀ। ਆਪੁ-ਆਪਾ-ਭਾਵ। ਆਧਾਰੋ-ਆਸਰਾ। ਹੋਸੀ-ਕਾਇਮ ਰਹੇਗਾ। ਜਾਇਨ-ਨਾਹ ਜੰਮਦਾ ਹੈ। ਨ ਜਾਸੀ-ਨਾਹ ਮਰੇਗਾ। ਸਚਾ-ਸਦਾ-ਬਿਰ ਰਹਿਣ ਵਾਲਾ।੩।

ਨਿਵਾਜ ਗੁਜਾਰਹਿ-ਤੂੰ ਨਿਮਾਜ ਪੜ੍ਹਦਾ ਹੈਂ। ਕਤੇਬ-ਮੁਸਲਮਾਨੀ ਮਤ ਦੀਆਂ ਕਿਤਾਬਾਂ। ਗੋਰ-ਕਬਰ। ਸਦੇਈ-ਸੱਦਦੀ ਹੈ। ਗੋਰ ਸਦੇਈ-ਜਦੋਂ ਕਬਰ ਸੱਦਦੀ ਹੈ, ਜਦੋਂ ਮੌਤ ਆਉਂਦੀ ਹੈ। ਰਹਿਓ-ਰਹਿ ਜਾਂਦਾ ਹੈ, ਮੁੱਕ ਜਾਂਦਾ ਹੈ।੪।

ਅਰਥ :- ਹੇ ਮੁੱਲਾਂ! ਮੌਤ (ਦਾ ਡਰ) ਹਰੇਕ ਦੇ ਸਿਰ ਉੱਤੇ ਹੈ, ਤਾਂ ਤੇ ਰੱਬ ਤੋਂ ਹੀ ਡਰਨਾ ਚਾਹੀਦਾ ਹੈ (ਰੱਬ ਦੇ ਡਰ ਵਿਚ ਰਹਿਣਾ ਹੀ ਫਬਦਾ ਹੈ। ਭਾਵ, ਰੱਬ ਦੇ ਡਰ ਵਿਚ ਰਿਹਾ ਹੀ ਮੌਤ ਦਾ ਡਰ ਦੂਰ ਹੋ ਸਕਦਾ ਹੈ)।੧।ਰਹਾਉ।

ਜਿਸ ਮਾਲਕ ਨੇ ਸਾਰਾ ਜਗਤ ਪ੍ਰਫੁੱਲਤ ਕੀਤਾ ਹੈ, ਜਿਸ ਨੇ ਸਾਰੇ ਸੰਸਾਰ ਨੂੰ ਹਰਾ-ਭਰਾ ਕੀਤਾ ਹੈ, ਜਿਸ ਨੇ ਪਾਣੀ ਤੇ ਮਿੱਟੀ (ਵਿਰੋਧੀ ਤੱਤ) ਇਕੱਠੇ ਕਰ ਕੇ ਰੱਖ ਦਿੱਤੇ ਹਨ, ਉਹ ਸਿਰਜਣਹਾਰ ਧੰਨ ਹੈ (ਉਸੇ ਦੀ ਸਿਫਤਿ-ਸਾਲਾਹ ਕਰੋ), ਉਹੀ (ਅਸਲ) ਮਾਲਕ ਹੈ (ਮੌਤ ਦਾ ਮਾਲਕ ਭੀ ਉਹੀ ਹੈ, ਵਿਰੋਧੀ ਤੱਤਾਂ ਵਾਲੀ ਖੇਡ ਆਖਰ ਮੁੱਕਣੀ ਹੀ ਹੋਈ, ਤੇ ਉਹੀ ਮੁਕਾਂਦਾ ਹੈ)।੧।

(ਮਜ਼ਹਬੀ ਕਿਤਾਬਾਂ ਨਿਰੀਆਂ ਪੜ੍ਹ ਲੈਣ ਨਾਲ ਅਸਲ ਕਾਜੀ ਮੁੱਲਾਂ ਨਹੀਂ ਬਣ ਸਕੀਦਾ) ਤਦੋਂ ਹੀ ਤੂੰ ਆਪਣੇ ਆਪ ਨੂੰ ਮੁੱਲਾਂ ਸਮਝ ਤਦੋਂ ਹੀ ਕਾਜੀ, ਜਦੋਂ ਤੂੰ ਰੱਬ ਦੇ ਨਾਮ ਨਾਲ ਡੂੰਘੀ ਸਾਂਝ ਪਾ ਲਏਂਗਾ (ਤੇ ਮੌਤ ਦਾ ਡਰ ਮੁਕਾ ਲਏਂਗਾ, ਨਹੀਂ ਤਾਂ) ਭਾਵੇਂ ਤੂੰ ਕਿਤਨਾ ਹੀ (ਮਜ਼ਹਬੀ ਕਿਤਾਬਾਂ) ਪੜ੍ਹ ਜਾਏਂ (ਮੌਤ ਫਿਰ ਭੀ ਨਹੀਂ ਟਲੇਗੀ), ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਕੋਈ ਇਥੇ ਰਹਿ ਨਹੀਂ ਸਕਦਾ।੨।

ਉਹੀ ਮੁਨੱਖ ਕਾਜੀ ਹੈ ਜਿਸ ਨੇ ਆਪਾ-ਭਾਵ ਤਿਆਗ ਦਿੱਤਾ ਹੈ, ਅਤੇ ਜਿਸ ਨੇ ਉਸ ਰੱਬ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ਹੈ ਜੋ ਹੁਣ ਭੀ ਹੈ ਅਗਾਂਹ ਨੂੰ ਭੀ ਰਹੇਗਾ, ਜੋ ਨ ਜੰਮਦਾ ਹੈ ਨ ਮਰਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੪।

(ਹੇ ਕਾਜੀ!) ਤੂੰ ਪੰਜੇ ਵੇਲੇ ਨਿਮਾਜ਼ਾਂ ਪੜ੍ਹਦਾ ਹੈਂ, ਤੂੰ ਕੁਰਾਨ ਅਤੇ ਹੋਰ ਆਪਣੀਆਂ ਮਜ਼ਹਬੀ ਕਿਤਾਬਾਂ ਭੀ ਪੜ੍ਹਦਾ ਹੈਂ (ਫਿਰ ਭੀ ਸੁਆਰਥ ਵਿਚ ਬੱਝਾ ਰਹਿ ਕੇ ਮੌਤ ਤੋਂ ਡਰਦਾ ਹੈਂ)। ਨਾਨਕ ਆਖਦਾ ਹੈ (ਹੇ ਕਾਜੀ!) ਜਦੋਂ ਮੌਤ ਸੱਦਾ ਦੇਂਦੀ ਹੈ ਤਾਂ ਦਾਣਾ ਪਾਣੀ ਇੱਥੇ ਦਾ ਇੱਥੇ ਹੀ ਧਰਿਆ ਰਹਿ ਜਾਂਦਾ ਹੈ (ਸੋ, ਮੌਤ ਦੇ ਡਰ ਤੋਂ ਬਚਣ ਲਈ ਰੱਬ ਦੇ ਡਰ ਵਿਚ ਟਿਕਿਆ ਰਹੁ)।੪।੨੮।

ਸਿਰੀ ਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ਰਹਾਉ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗ ਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥ {ਪੰਨਾ ੨੪}

ਪਦ ਅਰਥ :- ਸੁਆਨ-ਕੁੱਤਾ, ਲੋਭ। ਦੁਇ-ਦੋ। ਸੁਆਨੀ-ਕੁੱਤੀਆਂ (ਆਸਾ, ਤ੍ਰਿਸ਼ਨਾ)। ਭਲਕੇ-ਨਿੱਤ। ਬਇਆਲਿ-ਸਵੇਰੇ। ਕੂੜੁ-ਝੂਠ। ਮੁਠਾ-ਮੁੱਠਾ, ਮਾਇਆ ਵਿਚ ਠੱਗਿਆ ਜਾ ਰਿਹਾ ਹਾਂ। ਧਾਣਕ-ਸਾਂਹਸੀ। ਰੂਪਿ-ਰੂਪ ਵਾਲਾ, ਵੇਸ ਵਾਲਾ।੧।

ਪੰਦਿ-ਨਸੀਹਤ, ਸਿੱਖਿਆ। ਕਰਣੀ ਕੀ ਕਾਰ-ਜੇਹੜੀ ਕਾਰ ਕਰਨੀ ਚਾਹੀਦੀ ਹੈ, ਚੰਗੀ ਕਰਣੀ। ਬਿਕਰਾਲ-ਡਰਾਉਣਾ। ਆਧਾਰੁ-ਆਸਰਾ।੧।ਰਹਾਉ।

ਮੁਖਿ-ਮੂੰਹ ਨਾਲ। ਪਰ ਘਰੁ-ਪਰਾਇਆ ਘਰ। ਜੋਹੀ-ਜੋਹੀਂ, ਮੈਂ ਤੱਕਦਾ ਹਾਂ। ਸਨਾਤਿ-ਨੀਵੇਂ ਅਸਲੇ ਵਾਲਾ। ਤਨਿ-ਤਨ ਵਿਚ, ਸਰੀਰ ਵਿਚ।੨।

ਸੁਰਤਿ-ਧਿਆਨ। ਫਾਹੀ ਸੁਰਤਿ-ਧਿਆਨ ਇਸ ਪਾਸੇ ਹੈ ਕਿ ਲੋਕਾਂ ਨੂੰ ਫਸਾ ਲਵਾਂ। ਮਲੂਕੀ ਵੇਸੁ-ਫਰਿਸ਼ਤਿਆਂ ਵਾਲਾ ਬਾਣਾ, ਫਕੀਰਾਂ ਵਾਲਾ ਲਿਬਾਸ। ਠਗ ਵਾੜਾ-ਠੱਗੀ ਦਾ ਅੱਡਾ। ਠਗੀ-ਠੱਗੀਂ, ਮੈਂ ਠੱਗਦਾ ਹਾਂ। ਖਰਾ-ਬਹੁਤ। ਭਾਰੁ-ਪਾਪਾਂ ਦਾ ਬੋਝ।੩।

ਹਰਾਮਖੋਰੁ-ਪਰਾਇਆ ਹੱਕ ਖਾਣ ਵਾਲਾ। ਹਉ-ਮੈਂ। ਕਿਆ ਮੁਹੁ ਦੇਸਾ-(ਦੇਸਾਂ) ਮੈਂ ਕੀਹ ਮੂੰਹ ਦਿਆਂਗਾ, ਮੈਂ ਕੇਹੜੇ ਮੂੰਹ ਤੇਰੇ ਸਾਹਮਣੇ ਹਾਜ਼ਰ ਹੋਵਾਂਗਾ ? ਤੇਰੇ ਸਾਹਮਣੇ ਪੇਸ਼ ਹੁੰਦਿਆਂ ਮੈਨੂੰ ਬੜੀ ਸ਼ਰਮ ਆਵੇਗੀ। ਨੀਚੁ-ਮੰਦ-ਕਰਮੀ। ਕਰਤਾਰ-ਹੇ ਕਰਤਾਰ!੪।

ਅਰਥ :- ਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਰਹਿੰਦਾ ਹਾਂ, ਮੇਰੇ ਨਾਲ ਇਕ ਕੁੱਤਾ (ਲੋਭ) ਹੈ, ਦੋ ਕੁੱਤੀਆਂ (ਆਸਾ, ਤ੍ਰਿਸ਼ਨਾ) ਹਨ, (ਮੇਰੇ ਹੱਥ ਵਿਚ) ਝੂਠ ਛੁਰਾ ਹੈ, ਮੈਂ ਮਾਇਆ ਵਿਚ ਠੱਗਿਆ ਜਾ ਰਿਹਾ ਹਾਂ (ਤੇ ਪਰਾਇਆ ਹੱਕ) ਮੁਰਦਾਰ (ਖਾਂਦਾ ਹਾਂ)।੧।

ਹੇ ਪਤਿ-ਪ੍ਰਭੂ! ਨਾਹ ਮੈਂ ਤੇਰੀ ਨਸੀਹਤ ਤੇ ਤੁਰਦਾ ਹਾਂ, ਨਾਹ ਮੇਰੀ ਕਰਣੀ ਚੰਗੀ ਹੈ, ਮੈਂ ਸਦਾ ਡਰਾਉਣੇ ਵਿਗੜੇ ਰੂਪ ਵਾਲਾ ਬਣਿਆ ਰਹਿੰਦਾ ਹਾਂ। ਮੈਨੂੰ ਹੁਣ ਸਿਰਫ਼ ਇਹੀ ਆਸ ਹੈ ਇਹੋ ਆਸਰਾ ਹੈ ਕਿ ਤੇਰਾ ਜੇਹੜਾ ਨਾਮ ਸਾਰੇ ਸੰਸਾਰ ਨੂੰ ਪਾਰ ਲੰਘਾਂਦਾ ਹੈ (ਉਹ ਮੈਨੂੰ ਭੀ ਪਾਰ ਲੰਘਾ ਲਏਗਾ)।੧।ਰਹਾਉ।

ਮੈਂ ਦਿਨੇ ਰਾਤ ਮੂੰਹੋਂ (ਦੂਜਿਆਂ ਦੀ) ਨਿੰਦਾ ਕਰਦਾ ਰਹਿੰਦਾ ਹਾਂ, ਮੈਂ ਨੀਚ ਤੇ ਨੀਵੇਂ ਅਸਲੇ ਵਾਲਾ ਹੋ ਗਿਆ ਹਾਂ, ਪਰਾਇਆ ਘਰ ਤੱਕਦਾ ਹਾਂ। ਮੇਰੇ ਸਰੀਰ ਵਿਚ ਕਾਮ ਤੇ ਕ੍ਰੋਧ ਚੰਡਾਲ ਵੱਸ ਰਹੇ ਹਨ, ਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ।੨।

ਮੇਰਾ ਧਿਆਨ ਇਸ ਪਾਸੇ ਰਹਿੰਦਾ ਹੈ ਕਿ ਲੋਕਾਂ ਨੂੰ ਕਿਸੇ ਠੱਗੀ ਵਿਚ ਫਸਾਵਾਂ, ਪਰ ਮੈਂ ਫ਼ਕੀਰਾਂ ਵਾਲਾ ਲਿਬਾਸ ਪਾਇਆ ਹੋਇਆ ਹੈ, ਮੈਂ ਠੱਗੀ ਦਾ ਅੱਡਾ ਬਣਿਆ ਹੋਇਆ ਹਾਂ, ਦੇਸ ਨੂੰ ਠੱਗ ਰਿਹਾ ਹਾਂ। (ਜਿਉਂ ਜਿਉਂ) ਮੈਂ ਬਹੁਤਾ ਸਿਆਣਾ ਬਣਦਾ ਹਾਂ ਪਾਪਾਂ ਦਾ ਹੋਰ ਹੋਰ ਭਾਰ (ਆਪਣੇ ਸਿਰ ਉੱਤੇ ਚੁੱਕਦਾ ਜਾਂਦਾ ਹਾਂ)। ਹੇ ਕਰਤਾਰ! ਮੈਂ ਸਾਂਹਸੀਆਂ ਵਾਲਾ ਰੂਪ ਧਾਰੀ ਬੈਠਾ ਹਾਂ।੩।

ਹੇ ਕਰਤਾਰ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ। ਮੈਂ ਵਿਕਾਰੀ ਹਾਂ, ਮੈਂ (ਤੇਰਾ) ਚੋਰ ਹਾਂ, ਤੇਰੇ ਸਾਹਮਣੇ ਮੈਂ ਕਿਸ ਮੂੰਹ ਹਾਜ਼ਰ ਹੋਵਾਂਗਾ ? ਮੰਦ-ਕਰਮੀ ਨਾਨਕ ਇਹੀ ਗੱਲ ਆਖਦਾ ਹੈ-ਹੇ ਕਰਤਾਰ! ਮੈਂ ਤਾਂ ਸਾਂਹਸੀ-ਰੂਪ ਵਿਚ ਜੀਵਨ ਬਤੀਤ ਕਰ ਰਿਹਾ ਹਾਂ।੪।੨੯।

ਸਿਰੀ ਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥ ਕਾਹੇ ਜੀਅ, ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ਰਹਾਉ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ, ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥ ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥ ਪ੍ਰਣਵਤਿ ਨਾਨਕੁ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥ {ਪੰਨਾ ੨੪}

ਪਦ ਅਰਥ :- ਸੁਰਤਿ-ਸੂਝ। ਏਕਾ ਸੁਰਤਿ-ਇਕ (ਪਰਮਾਤਮਾ ਦੀ ਦਿੱਤੀ ਹੋਈ) ਸੂਝ। ਜੀਅ-{ 'ਜੀਉ' ਤੋਂ ਬਹੁ-ਵਚਨ} ਜੀਵ। ਜੇਤੇ-ਜਿਤਨੇ। ਵਿਹੂਣਾ-ਸੱਖਣਾ। ਕੀਅ-ਪੈਦਾ ਕੀਤਾ। ਤਿਨ ਰਾਹੁ-ਉਹਨਾਂ ਜੀਵਾਂ ਦਾ ਜੀਵਨ-ਰਸਤਾ। ਲੇਖਾ ਇਕੋ-ਇਕ ਪਰਮਾਤਮਾ ਹੀ ਇਹ ਲੇਖਾ ਰੱਖਦਾ ਹੈ। ਆਵਹੁ ਜਾਹੁ-(ਮਿਲੀ ਸੁਰਤਿ ਅਨੁਸਾਰ) ਜੀਵ ਆਉਂਦੇ ਤੇ ਜਾਂਦੇ ਹਨ।੧।ਰਹਾਉ।

ਜੀਅ-ਹੇ ਜੀਵ! ਲੇਵੈ-(ਜੀਵ ਤੋਂ ਸੂਝ) ਖੋਹ ਲੈਂਦਾ ਹੈ।੧।ਰਹਾਉ।

ਤੋਹਿ-ਤੂੰ। ਕਿਤ ਕਿਉ-ਕਿਉਂ ? ਸਾਹਿਬ-ਹੇ ਸਾਹਿਬ! ਰੋਹਿ-ਰੋਹ ਵਿਚ, ਗੁੱਸੇ ਵਿਚ। ਓਹਿ-ਉਹ ਸਾਰੇ ਜੀਵ।੨।

ਬੋਲਵਿਗਾੜ-ਬੜਬੋਲੇ, ਵਿਗੜੇ ਬੋਲ ਬੋਲਣ ਵਾਲੇ। ਵਿਗਾੜਹ-{ਵਰਤਮਾਨ, ਉੱਤਮ ਪੁਰਖ, ਬਹੁ-ਵਚਨ} ਅਸੀ ਵਿਗਾੜਦੇ ਹਾਂ। ਵਿਗਾੜਹ ਬੋਲ-ਅਸੀ ਫਿੱਕੇ ਬੋਲ ਬੋਲਦੇ ਹਾਂ। ਨਦਰੀ ਅੰਦਰਿ-ਮਿਹਰ ਦੀ ਨਿਗਾਹ ਨਾਲ। ਤੋਲਹਿ-ਤੂੰ ਤੋਲਦਾ ਹੈਂ, ਤੂੰ ਜਾਚਦਾ ਹੈਂ। ਜਹ-ਜਿਥੇ, ਜਿਸ ਮਨੁੱਖ ਦੇ ਅੰਦਰ। ਕਰਣੀ-ਗੁਰੂ ਦਾ ਦੱਸਿਆ ਹੋਇਆ ਆਚਰਨ। ਘਟੇ ਘਟਿ-ਘੱਟ ਹੀ ਘੱਟ, ਮਤਿ ਕਮਜ਼ੋਰ ਹੀ ਕਮਜ਼ੋਰ।੩।

ਪ੍ਰਣਵਤਿ-ਬੇਨਤੀ ਕਰਦਾ ਹੈ। ਆਪੁ-ਆਪਣੇ ਆਪ ਨੂੰ, ਆਪਣੇ ਅਸਲੇ ਨੂੰ। ਪਰਸਾਦਿ-ਕਿਰਪਾ ਨਾਲ।

ਅਰਥ :- ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖਸ਼ੀ ਹੋਈ ਸੂਝ ਕੰਮ ਕਰ ਰਹੀ ਹੈ, (ਪਰਮਾਤਮਾ ਨੇ) ਕੋਈ ਭੀ ਐਸਾ ਜੀਵ ਪੈਦਾ ਨਹੀਂ ਕੀਤਾ ਜਿਸ ਨੂੰ ਸੂਝ ਤੋਂ ਵਿਰਵਾ ਰੱਖਿਆ ਹੋਵੇ। ਜਿਹੋ ਜਿਹੀ ਸੂਝ (ਪ੍ਰਭੂ ਜੀਵਾਂ ਨੂੰ ਦੇਂਦਾ ਹੈ) ਉਹੋ ਜਿਹਾ ਜੀਵਨ-ਰਸਤਾ ਉਹ ਫੜ ਲੈਂਦੇ ਹਨ। (ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿਚ) ਆਉਂਦੇ ਹਨ ਤੇ (ਇੱਥੋਂ) ਚਲੇ ਜਾਂਦੇ ਹਨ। ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ।੧।

ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ ? ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦੇਂਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਂਦਾ।੧।ਰਹਾਉ।

ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ (ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿਚ ਨਹੀਂ ਆਉਂਦਾ (ਕਿਉਂਕਿ ਆਖਰ ਇਹ ਜੀਵ ਸਾਰੇ ਤੇਰੇ ਹੀ ਹਨ)। ਹੇ ਮਾਲਕ ਪ੍ਰਭੂ! ਜੇ ਤੂੰ ਗੁੱਸੇ ਵਿਚ ਆਵੇਂ (ਤਾਂ ਕਿਸ ਉੱਤੇ ਆਵੇਂ ?) ਤੂੰ ਉਹਨਾਂ ਦਾ ਮਾਲਕ ਹੈਂ ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ।੨।

(ਹੇ ਪ੍ਰਭੂ!) ਅਸੀਂ ਜੀਵ ਬੜਬੋਲੇ ਹਾਂ, ਅਸੀਂ (ਤੈਥੋਂ ਮਿਲੀ ਸੂਝ-ਅਕਲ ਉਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦੇਂਦੇ ਹਾਂ, ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ। (ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸ ਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ), (ਉੱਚੇ) ਆਚਰਨ ਤੋਂ ਬਿਨਾ ਮਨੁੱਖ ਦੀ ਸੂਝ ਬੁਝ ਭੀ ਨੀਵੀਂ ਹੀ ਰਹਿੰਦੀ ਹੈ।੩।

ਨਾਨਕ ਬੇਨਤੀ ਕਰਦਾ ਹੈ-ਅਸਲ ਗਿਆਨਵਾਨ ਮਨੁੱਖ ਉਹ ਹੈ ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ-ਦਾਤਾ) ਸਮਝਦਾ ਹੈ, ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ। ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।੪।੩੦।

ਸਿਰੀ ਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ, ਮੈ ਮਛਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ, ਤਹ ਤਹ ਤੂ ਹੈ, ਤੁਝ ਤੇ ਨਿਕਸੀ ਫੂਟਿ ਮਰਾ ॥੧॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ, ਤਾ ਤੁਝੈ ਸਮਾਲੀ ॥੧॥ਰਹਾਉ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਕਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋ ॥ ਆਪੇ ਵੇਖੈ ਸੁਣੈ ਆਪੇ ਹੀ ਕੁਦਰਤਿ ਕਰੇ ਜਹਾਨੋ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋ ॥੪॥੩੧॥ {ਪੰਨਾ ੨੫}

ਪਦ ਅਰਥ :- ਦਾਨਾ-ਜਾਣਨ ਵਾਲਾ। ਬੀਨਾ-ਵੇਖਣ ਵਾਲਾ {ਬੀਨਾਈ-ਨਜ਼ਰ}। ਮਛਲੀ-ਛੋਟੀ ਜਿਹੀ ਮੱਛੀ। ਮੈ ਕੈਸੇ ਲਹਾ-(ਲਹਾਂ) ਮੈਂ ਕਿਵੇਂ ਲੱਭਾਂ ? ਮੈਂ ਨਹੀਂ ਲੱਭ ਸਕਦੀ। ਜਹ ਜਹ-ਜਿਧਰ ਜਿਧਰ। ਦੇਖਾ-

ਦੇਖਾਂ, ਮੈਂ ਵੇਖਦੀ ਹਾਂ। ਤੇ-ਤੋਂ। ਨਿਕਸੀ-ਨਿਕਲੀ ਹੋਈ, ਵਿੱਛੜੀ ਹੋਈ। ਫੂਟਿ ਮਰਾ-(ਮਰਾਂ) ਮੈਂ ਫੁੱਟ ਕੇ ਮਰ ਜਾਂਦੀ ਹਾਂ।੧।

ਮੇਉ-ਮਲਾਹ, ਮਾਛੀ {ਨੋਟ :- ਦਰਿਆਵਾਂ ਦੇ ਕੰਢੇ ਮਲਾਹ ਹੀ ਆਮ ਤੌਰ ਤੇ ਮੱਛੀਆਂ ਫੜਨ ਦਾ ਭੀ ਕੰਮ ਕਰਦੇ ਹਨ}। ਸਮਾਲੀ-ਸਮਾਲੀਂ, ਮੈਂ ਯਾਦ ਕਰਦੀ ਹਾਂ।੧।ਰਹਾਉ।

ਭਰਪੂਰਿ-ਨਕਾ ਨਕ, ਹਰ ਥਾਂ ਮੌਜੂਦ। ਕਰੀ-ਕਰੀਂ, ਮੈਂ ਕਰਦਾ ਹਾਂ। ਤੇਰੈ ਹਦੂਰਿ-ਤੇਰੀ ਹਾਜ਼ਰੀ ਵਿਚ, ਤੂੰ ਵੇਖ ਲੈਂਦਾ ਹੈਂ। ਮੁਕਰਿ ਪਾਉ-ਮੈਂ ਮੁੱਕਰ ਜਾਂਦਾ ਹਾਂ। ਤੇਰੈ ਕੰਮਿ-ਤੇਰੇ ਕੰਮ ਵਿਚ। ਤੇਰੈ ਨਾਇ-ਤੇਰੇ ਨਾਮ ਵਿਚ।੨।

ਜੇਤਾ-ਜਿਤਨਾ ਕੁਝ। ਦੇਹਿ-ਤੂੰ ਦੇਂਦਾ ਹੈਂ। ਹਉ-ਮੈਂ। ਬਿਆ-ਦੂਜਾ। ਦਰੁ-ਦਰਵਾਜ਼ਾ, ਘਰ। ਕੈ ਦਰਿ-ਕਿਸ ਦੇ ਦਰ ਤੇ ? ਜਾਉ-ਜਾਉਂ, ਮੈਂ ਜਾਵਾਂ। ਤੇਰੈ ਪਾਸਿ-ਤੇਰੇ ਕੋਲ, ਤੇਰੇ ਹਵਾਲੇ ਹਨ, ਤੇਰੇ ਹੀ ਆਸਰੇ ਹਨ।੩।

ਮੰਝਿ-ਵਿਚਕਾਰ। ਮਿਆਨੋ, ਜਹਾਨੋ, ਪਰਵਾਨੋ-{ਨੋਟ :- ਅਸਲ ਲਫਜ਼ ਹਨ-ਮਿਆਨੁ, ਜਹਾਨੁ, ਪਰਵਾਨੁ। ਛੰਦ ਦੀ ਚਾਲ ਪੂਰੀ ਰੱਖਣ ਲਈ ਇਕ ਮਾਤ੍ਰਾ ਵਧਾਈ ਗਈ ਹੈ, ਇਹ ਪੜ੍ਹਨੇ ਹਨ-ਮਿਆਨੋ, ਜਹਾਨੋ, ਪਰਵਾਨੋ}। ਮਿਆਨੁ-ਦਰਮਿਆਨ, ਵਿਚਕਾਰਲਾ ਹਿੱਸਾ। ਤਿਸੁ ਭਾਵੈ-ਉਸ ਪ੍ਰਭੂ ਨੂੰ ਚੰਗਾ ਲੱਗੇ। ਕੁਦਰਤਿ-ਸੱਤਿਆ, ਤਾਕਤ।੪।

ਅਰਥ :- ਹੇ ਪ੍ਰਭੂ! ਤੂੰ (ਇਕ) ਦਰੀਆ (ਸਮਾਨ ਹੈ), ਮੈਂ (ਤੇਰੇ ਵਿਚ ਰਹਿਣ ਵਾਲੀ) ਇਕ ਨਿੱਕੀ ਜਿਹੀ ਮੱਛੀ ਹਾਂ। ਮੈਂ ਤੇਰਾ ਅਖੀਰਲਾ ਬੰਨਾ ਨਹੀਂ ਲੱਭ ਸਕਦੀ। (ਮੇਰੀ ਹਾਲਤ) ਤੂੰ ਹੀ ਜਾਣਦਾ ਹੈਂ, ਤੂੰ ਹੀ (ਨਿਤ) ਦੇਖਦਾ ਹੈਂ। ਮੈਂ (ਮੱਛੀ ਤੈਂ ਦਰੀਆ ਵਿਚ) ਜਿਧਰ ਵੇਖਦੀ ਹਾਂ ਉਧਰ ਉਧਰ ਤੂੰ (ਦਰੀਆ ਹੀ ਦਰੀਆ) ਹੈ। ਜੇ ਮੈਂ ਤੈਂ ਦਰੀਆ ਵਿਚੋਂ ਬਾਹਰ ਨਿਕਲ ਜਾਵਾਂ, ਤਾਂ ਉਸੇ ਵੇਲੇ ਤੜਫ ਮਰਦੀ ਹਾਂ (ਮੇਰਾ ਜੀਵਨ ਤੇਰੇ ਹੀ ਆਸਰੇ ਹੈ)।੧।

(ਹੇ ਦਰੀਆ-ਪ੍ਰਭੂ! ਤੈਥੋਂ ਵਿਛੋੜਨ ਵਾਲੇ) ਨਾਹ ਮੈਨੂੰ ਮਾਛੀ ਦੀ ਸਮਝ ਹੈ, ਨਾਹ ਹੀ ਉਸ ਦੇ ਜਾਲ ਦੀ (ਉਹਨਾਂ ਤੋਂ ਬਚਣਾ ਮੇਰੇ ਵੱਸ ਦੀ ਗੱਲ ਨਹੀਂ)। (ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ।੧।ਰਹਾਉ।

ਹੇ ਪ੍ਰਭੂ! ਤੂੰ (ਇਸ ਜਗਤ ਵਿਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ (ਅਸਲ ਗੱਲ ਇਹ ਹੈ ਕਿ) ਜੇ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿਚ ਹੀ ਕਰ ਰਿਹਾ ਹਾਂ, ਤੂੰ ਸਭ ਕੁਝ ਵੇਖਦਾ ਹੈਂ (ਫਿਰ ਭੀ) ਮੈਂ ਆਪਣੇ ਕੀਤੇ ਕੰਮਾਂ ਤੋਂ ਮੁੱਕਰ ਜਾਂਦਾ ਹਾਂ। ਮੈਂ ਨਾਹ ਉਸ ਕੰਮ ਵਿਚ ਲੱਗਦਾ ਹਾਂ ਜੋ ਤੈਨੂੰ ਪਰਵਾਨ ਹੋਵੇ, ਨਾਹ ਹੀ ਮੈਂ ਤੇਰੇ ਨਾਮ ਵਿਚ ਜੁੜਦਾ ਹਾਂ।੨।

ਹੇ ਪ੍ਰਭੂ! ਜੇ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਹੀ ਖਾਂਦਾ ਹਾਂ, ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿਥੇ ਮੈਂ ਜਾਵਾਂ (ਤੇ ਸਵਾਲੀ ਬਣਾਂ)। ਨਾਨਕ ਸਿਰਫ ਇਹ ਬੇਨਤੀ ਕਰਦਾ ਹੈ ਕਿ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਇਹ ਸਭ ਕੁਝ ਤੇਰੇ ਹੀ ਆਸਰੇ ਰਹਿ ਸਕਦਾ ਹੈ।੩।

ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿਚ ਮੌਜੂਦ ਹੈ। ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ। ਹੇ ਨਾਨਕ! ਜੇ ਹੁਕਮ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹਰੇਕ ਜੀਵ ਨੂੰ ਕਬੂਲ ਕਰਨਾ ਪੈਂਦਾ ਹੈ।੪।੩੧।

ਸਿਰੀ ਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ਰਹਾਉ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥ {ਪੰਨਾ ੨੫}

ਪਦ ਅਰਥ :- ਕੀਤਾ-ਪੈਦਾ ਕੀਤਾ ਹੋਇਆ ਜੀਵ। ਮਨਿ-ਮਨ ਵਿਚ। ਕਹਾ ਮਾਨੁ ਕਰੇ-ਕੀਹ ਮਾਣ ਕਰ ਸਕਦਾ ਹੈ ? ਕੈ ਹਥਿ-ਦੇ ਹੱਥ ਵਿਚ। ਭਾਵੈ-ਜੇ ਚੰਗਾ ਲੱਗੇ, ਜੇ ਉਸ ਦੀ ਮਰਜ਼ੀ ਹੋਵੇ। ਕੈ ਕਹਿਐ-ਦੇ ਕਹਿਣ ਨਾਲ।੧।

ਸਚੁ-ਸਦਾ-ਬਿਰ ਰਹਿਣ ਵਾਲਾ। ਤਿਸੁ-ਉਸ ਨੂੰ। ਅੰਧਾ-ਗਿਆਨ-ਹੀਣ। ਕਚਾ-ਕੱਚਾ, ਹੋਛਾ। ਕਚੁ-ਹੋਛਾ। ਨਿਕਚੁ-ਬਿਲਕੁਲ ਹੋਛਾ।੧।ਰਹਾਉ।

ਆਰਾਉ-ਆਰਾਸਤਗੀ, ਸਜਾਵਟ। ਜਾ ਕੇ-ਜਿਸ ਦੇ (ਪੈਦਾ ਕੀਤੇ ਹੋਏ)। ਧਾਤੁ-ਅਸਲਾ। ਭਾਉ-ਭਾਵਨਾ, ਰੁਚੀ। ਬੀਜਿ-ਬੀਜ ਕੇ। ਖਾਇ-ਖਾਂਦਾ ਹੈ।੨।

ਕੰਧ-(ਜੀਵਨ-ਉਸਾਰੀ ਦੀ) ਕੰਧ। ਰਾਜੁ-(ਜੀਵਨ-ਉਸਾਰੀ ਬਣਾਵਣ ਵਾਲਾ) ਮਨ। ਅਲੂਣੀ-ਗੁਣ-ਹੀਣ। ਸਾਦੁ-ਸੁਆਦ (ਭਾਵ, ਜੀਵਨ)। ਆਣੇ ਰਾਸਿ-ਜੇ ਰਾਸਿ ਆਣੇ, ਜੇ ਸੁਧਾਰ ਦੇਵੇ। ਆਵੈ ਰਾਸਿ-ਰਾਸਿ ਆਵੈ, ਸੁਧਰ ਜਾਂਦਾ ਹੈ। ਸਾਬਾਸਿ-ਆਦਰ, ਇੱਜ਼ਤ।੩।

ਅਰਥ :- ਪਰਮਾਤਮਾ ਆਪ ਸਦਾ-ਬਿਰ ਰਹਿਣ ਵਾਲਾ ਹੈ, ਉਸ ਨੂੰ ਸਦਾ-ਬਿਰ ਰਹਿਣ ਵਾਲਾ (ਆਪਣਾ ਨਾਮ) ਹੀ ਪਸੰਦ ਆਉਂਦਾ ਹੈ। ਪਰ ਗਿਆਨ-ਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ-ਪਨ ਪਸੰਦ ਨਹੀਂ ਆ ਸਕਦਾ)।੧।ਰਹਾਉ।

(ਦੁਨੀਆ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ, ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ ? ਉਸ ਦੀ ਮਰਜ਼ੀ ਹੈ ਕਿ ਧਨ-ਪਦਾਰਥ ਦੇਵੇ ਜਾਂ ਨਾਹ ਦੇਵੇ। ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ।੧।

ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦੇਂਦਾ ਹੈ। ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)। (ਇਸੇ ਤਰ੍ਹਾਂ ਜਿਹੋ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੁੱਖ ਦੇ ਅੰਦਰ ਹੈ) ਉਸੇ ਅਨੁਸਾਰ ਉਸ ਨੂੰ ਜੀਵਨ-ਫਲ ਲੱਗਦਾ ਹੈ। (ਉਸ ਦਾ ਜੀਵਨ ਬਣਦਾ ਹੈ)। ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸ ਦਾ ਜੀਵਨ ਉਸਰਦਾ ਹੈ)।੨।

ਜਿਸ ਮਨੁੱਖ ਦੇ ਅੰਦਰ ਅੰਵਾਣ ਮਨ (ਜੀਵਨ-ਉਸਾਰੀ ਕਰਨ ਵਾਲਾ) ਰਾਜ-ਕਾਰੀਗਰ ਹੈ, ਉਸ ਦੀ ਜੀਵਨ-ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹੈ। ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ ਫਿੱਕਾ (ਬੇ-ਰਸਾ) ਹੀ ਰਹਿੰਦਾ ਹੈ। (ਪਰ ਜੀਵ ਦੇ ਕੀਹ ਵੱਸ ?) ਹੇ ਨਾਨਕ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ ਤਾਂ ਹੀ ਸੁਧਰਦਾ ਹੈ। (ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ।੩।੩੨।

ਸਿਰੀ ਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲਪਲੈ ॥੧॥ ਬਿਨੁ ਤੇਲੁ ਦੀਵਾ ਕਿਉ ਜਲੈ ॥੧॥ਰਹਾਉ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੁਝਣੁ ਆਣਿ ਜਨਾਣੀਐ ॥੨॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬੁ ਤਉ ਮਿਲੈ ॥੧॥ਰਹਾਉ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥ {ਪੰਨਾ ੨੫-੨੬}

ਪਦ ਅਰਥ :- ਅਛਲ-ਜੋ ਛਲੀ ਨਾ ਜਾ ਸਕੇ, ਜਿਸ ਨੂੰ ਕੋਈ ਠੱਗ ਨਾ ਸਕੇ। ਨ ਛਲੈ-ਨਹੀਂ ਠੱਗੀ ਜਾਂਦੀ, ਪੋਥਾ ਨਹੀਂ ਖਾਦੀ। ਛਲਾਈ ਨਹ ਛਲੈ-ਜੇ ਕੋਈ ਛਲਣ ਦਾ ਯਤਨ ਕਰੇ ਭੀ, ਤਾਂ ਉਹ ਛਲੀ ਨਹੀਂ ਜਾ ਸਕਦੀ। ਘਾਉ-ਜ਼ਖਮ। ਸਾਹਿਬੁ-ਮਾਲਕ ਪ੍ਰਭੂ। ਟਲਪਲੈ-ਡੋਲਦਾ ਹੈ।੧।

ਕਿਉ ਜਲੈ-ਬਲਦਾ ਨਹੀਂ ਰਹਿ ਸਕਦਾ।੧।ਰਹਾਉ।

ਕਮਾਈਐ-ਕਮਾਈ ਕਰੀਏ, ਜੀਵਨ ਬਣਾਈਏ। ਇਤੁ-ਇਸ ਵਿਚ। ਤਨਿ-ਤਨ ਵਿਚ। ਇਤੁ ਤਨਿ-ਇਸ ਤਨ ਵਿਚ। ਸਚੁ ਬੁਝਣੁ-ਸਚ ਨੂੰ ਸਮਝਣਾ, ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਣੀ। ਆਣਿ-ਲਿਆ ਕੇ।੨।

ਬਾਣੀਆ-ਗੁਰੂ ਦੀ ਬਾਣੀ। ਲਾਗੈ-ਅਸਰ ਕਰੇ।੩।

ਬੈਸਣੁ-ਬੈਠਣ ਦੀ ਥਾਂ। ਬਾਹ ਲੁਡਾਈਐ-ਬੇ-ਫਿਕਰ ਹੋ ਜਾਈਦਾ ਹੈ।੪।

ਨੋਟ! ਇਸ ਸ਼ਬਦ ਵਿਚ 'ਰਹਾਉ' ਦੇ ਦੋ ਬੰਦ ਹਨ। ਪਹਿਲੇ 'ਰਹਾਉ' ਵਿਚ ਪ੍ਰਸ਼ਨ ਕੀਤਾ ਹੋਇਆ ਹੈ। ਦੂਜੇ 'ਰਹਾਉ' ਵਿਚ ਉਸ ਪ੍ਰਸ਼ਨ ਦਾ ਉੱਤਰ ਹੈ।

ਅਰਥ :- (ਸਿਮਰਨ ਦੇ) ਤੇਲ ਤੋਂ ਬਿਨਾ (ਆਤਮਕ ਜੀਵਨ ਦਾ) ਦੀਵਾ ਕਿਵੇਂ ਟਹਕਦਾ ਰਹਿ ਸਕੇ ? (ਮਾਇਆ- ਮੋਹ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅਡੋਲ ਨਹੀਂ ਰਹਿਣ ਦੇਂਦੇ)।੧।ਰਹਾਉ।

ਅਛਲ ਮਾਇਆ-ਜਿਸ ਨੂੰ ਕੋਈ ਛਲਣ ਦਾ ਜਤਨ ਕਰੇ ਤਾਂ ਛਲੀ ਨਹੀਂ ਜਾਂਦੀ, ਜਿਸ ਨੂੰ ਕਿਸੇ ਦੀ ਕਟਾਰ ਕੋਈ ਜ਼ਖਮ ਨਹੀਂ ਕਰ ਸਕਦੀ (ਜਿਸ ਨੂੰ ਕੋਈ ਮਾਰ-ਮੁਕਾ ਨਹੀਂ ਸਕਦਾ)-ਦੇ ਅੱਗੇ ਲੋਭੀ ਜੀਵ ਦਾ ਮਨ ਡੋਲ ਜਾਂਦਾ ਹੈ। ਮਾਲਕ ਪ੍ਰਭੂ ਦੀ ਰਜਾ ਇਸੇ ਤਰ੍ਹਾਂ ਦੀ ਹੈ (ਭਾਵ, ਜਗਤ ਵਿਚ ਨਿਯਮ ਹੀ ਇਹ ਹੈ ਕਿ ਜਿਥੇ ਨਾਮ ਨਹੀਂ ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ)।੧।

ਧਰਮ ਪੁਸਤਕਾਂ ਅਨੁਸਾਰ ਜੀਵਨ ਬਣਾਈਏ (-ਇਹ ਹੋਵੇ ਤੇਲ), ਪਰਮਾਤਮਾ ਦਾ ਡਰ-ਇਹ ਸਰੀਰ (-ਦੀਵੇ) ਵਿਚ ਵੱਟੀ ਪਾ ਦੇਈਏ, ਪਰਮਾਤਮਾ ਨਾਲ ਡੂੰਘੀ ਸਾਂਝ (-ਇਹ ਅੱਗ) ਲਿਆ ਕੇ ਬਾਲੀਏ।੨।

ਇਹ ਨਾਮ-ਤੇਲ ਹੋਵੇ, ਤਾਹੀਏਂ ਇਹ ਜੀਵਨ ਦਾ ਦੀਵਾ ਟਹਕਦਾ ਹੈ। (ਹੇ ਭਾਈ!) ਪ੍ਰਭੂ ਦੇ ਨਾਮ ਦਾ ਚਾਨਣ ਕਰ, ਤਦੋਂ ਹੀ ਮਾਲਕ-ਪ੍ਰਭੂ ਦਾ ਦਰਸ਼ਨ ਹੁੰਦਾ ਹੈ। ੧। ਰਹਾਉ।

(ਜਿਸ ਮਨੁੱਖ ਨੂੰ) ਇਸ ਸਰੀਰ ਵਿਚ ਗੁਰੂ ਦਾ ਉਪਦੇਸ਼ ਅਸਰ ਕਰਦਾ ਹੈ, (ਪ੍ਰਭੂ ਦੀ) ਸੇਵਾ ਕਰਨ ਨਾਲ (ਸਿਮਰਨ ਕਰਨ ਨਾਲ) ਉਸ ਨੂੰ ਆਤਮਕ ਆਨੰਦ ਮਿਲਦਾ ਹੈ, ਜਗਤ ਉਸ ਨੂੰ ਨਾਸਵੰਤ ਦਿੱਸਦਾ ਹੈ। ੩।

(ਹੇ ਭਾਈ!) ਦੁਨੀਆ ਵਿਚ (ਆ ਕੇ) ਪ੍ਰਭੂ ਦੀ ਸੇਵਾ (ਸਿਮਰਨ) ਕਰਨੀ ਚਾਹੀਦੀ ਹੈ ਤਦੋਂ ਹੀ ਉਸ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲਦਾ ਹੈ। ਹੇ ਨਾਨਕ ਆਖ-(ਸਿਮਰਨ ਦੀ ਬਰਕਤਿ ਨਾਲ) ਬੇ-ਫ਼ਿਕਰ ਹੋ ਜਾਈਦਾ ਹੈ। (ਕੋਈ ਚਿੰਤਾ-ਸੋਗ ਨਹੀਂ ਵਿਆਪਦਾ)। ੪। ੩੩।

ਨੋਟ :- ਸਿਰੀ ਰਾਗ ਵਿਚ ਗੁਰੂ ਨਾਨਕ ਦੇਵ ਜੀ ਦੇ ਇਹ ੩੩ ਸ਼ਬਦ ਹਨ।

ਸਿਰੀ ਰਾਗ ਮਹਲਾ ੩ ਘਰੂ ੧

੧੯ ਸਤਿਗੁਰ ਪ੍ਰਸਾਦਿ ॥ ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥ {ਪੰਨਾ ੨੬}

ਪਦ ਅਰਥ :- ਹਉ-ਮੈਂ। ਸੇਵੀ-ਸੇਵੀਂ, ਮੈਂ ਸੇਵਦਾ ਹਾਂ। ਇਕ ਮਨਿ-ਇਕ ਮਨ ਦੀ ਰਾਹੀਂ, ਇਕਾਗ੍ਰ ਹੋ ਕੇ। ਭਾਇ-ਪ੍ਰੇਮ ਨਾਲ। ਭਾਉ-ਪ੍ਰੇਮ। ਕਾਮਨਾ-ਇੱਛਿਆ। ਮਨ ਕਾਮਨਾ-ਮਨ ਦੀਆਂ ਕਾਮਨਾਂ। ਦੇਇ ਬੁਝਾਇ-ਸਮਝਾ ਦੇਂਦਾ ਹੈ। ਮਨ ਚਿੰਦਿਆ-ਮਨ-ਇੱਛਤ। ਵਰੁ-ਮੰਗ, ਬਖਸ਼ੀਸ਼। ਨਾਮੇ-ਨਾਮਿ ਹੀ, ਨਾਮ ਦੀ ਰਾਹੀਂ ਹੀ। ਸਹਜਿ-ਆਤਮਕ ਅਡੋਲਤਾ ਵਿਚ। ੧।

ਤਿਖ-ਤੇਹ, ਤ੍ਰਿਸ਼ਨਾ। ਜਾਇ-ਦੂਰ ਹੋ ਜਾਏ। ਗੁਰਮੁਖਿ-ਗੁਰੂ ਦੀ ਰਾਹੀਂ। ੧। ਰਹਾਉ।

ਨਿਧਾਨੁ-ਖਜ਼ਾਨਾ। ਅੰਤਰਿ-(ਉਹਨਾਂ ਦੇ) ਅੰਦਰ। ਰਵਿ ਰਹਿਆ-ਸਿੰਜਰ ਜਾਂਦਾ ਹੈ, ਰਚ ਜਾਂਦਾ ਹੈ। ਮਨਿ-ਮਨ ਵਿਚੋਂ। ਹਿਰਦੈ ਕਮਲੁ-ਹਿਰਦੇ ਦਾ ਕੌਲ ਫੁੱਲ। ੨।

ਸੇਵਨਿ-(ਜੇਹੜੇ) ਸੇਵਦੇ ਹਨ। ਸੰਸਾਰਿ-ਸੰਸਾਰ ਵਿਚ। ਮਮ-ਮੇਰਾ। ਮਮਤਾ-ਮਲਕੀਅਤ ਦੀ ਲਾਲਸਾ। ਉਰਧਾਰਿ-ਹਿਰਦੇ ਵਿਚ ਟਿਕਾ ਕੇ। ਉਰ-ਹਿਰਦਾ। ਸੇਈ-ਉਹੀ। ਚਹੁ ਜੁਗੀ-ਚੌਹਾਂ ਜੁਗਾਂ ਵਿਚ, ਸਦਾ ਹੀ। ਅਖੁਟੁ-ਕਦੇ ਨਾਹ ਮੁੱਕਣ ਵਾਲਾ। ਅਪਾਰੁ-ਬੇਅੰਤ, ਜਿਸ ਦਾ ਪਾਰ ਨਾਹ ਪੈ ਸਕੇ। ੩।

ਗੁਰਿ ਮਿਲਿਐ-ਜੇ ਗੁਰੂ ਮਿਲ ਪਏ। ਚੂਕੈ-ਦੂਰ ਹੋ ਜਾਂਦਾ ਹੈ। ਸੇਤੀ-ਨਾਲ। ਰਵਿ ਰਹਿਆ-ਇਕ-ਮਿਕ ਹੋਇਆ ਰਹਿੰਦਾ ਹੈ। ਘਰ ਹੀ ਮਾਹਿ-ਘਰ ਵਿਚ ਹੀ। ਉਦਾਸੁ-ਨਿਰਲੇਪ, ਉਪਰਾਮ। ਸਾਦੁ-ਸੁਆਦ। ਹਉ ਜਾਸੁ-ਮੈਂ ਜਾਂਦਾ ਹਾਂ। ਬਲਿਹਾਰੈ-ਕੁਰਬਾਨ। ਨਦਰੀ-ਮਿਹਰ ਦੀ ਨਜ਼ਰ ਨਾਲ। ਗੁਣ ਤਾਸੁ-ਗੁਣਾਂ ਦਾ ਖਜ਼ਾਨਾ।੪।

ਅਰਥ :- ਹੇ ਮੇਰੇ ਮਨ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ।੧। ਰਹਾਉ।

ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪ੍ਰੇਮ ਨਾਲ ਆਪਣੇ ਸਤਿਗੁਰੂ ਦੀ ਸਰਨ ਲੈਂਦਾ ਹਾਂ। ਸਤਿਗੁਰੂ ਮਨ ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ ਆਪ) ਸਮਝਾਏ। (ਗੁਰੂ ਪਾਸੋਂ) ਮਨ-ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ। (ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ, ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ।੧।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ। ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ, ਉਹਨਾਂ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਗਿਆ ਹੈ। ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ, ਉਹਨਾਂ ਦੀ ਸੁਰਤਿ ਆਤਮਕ ਅਡੋਲਤਾ ਵਿਚ ਲੱਗ ਗਈ ਹੈ। ਉਹਨਾਂ ਦਾ ਪਵਿਤ੍ਰ (ਹੋ ਚੁਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।੨।

(ਪਰ) ਜਗਤ ਵਿਚ ਉਹ ਬੰਦੇ ਵਿਰਲੇ ਹਨ ਜੋਹੜੇ ਪਿਆਰੇ ਸਤਿਗੁਰੂ ਦੀ ਸਰਨ ਲੈਂਦੇ ਹਨ, ਜੋਹੜੇ ਹਉਮੈ ਨੂੰ ਤੇ ਮਲਕੀਅਤ ਦੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਟਿਕਾਂਦੇ ਹਨ।

ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿਚ ਹੀ ਪ੍ਰੇਮ ਬਣਿਆ ਰਹਿੰਦਾ ਹੈ। ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖਜ਼ਾਨਾ) ਹੈ।੩।

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ। ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇਕ-ਮਿਕ ਹੋਇਆ ਰਹਿੰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵਲੋਂ) ਉਪਰਾਮ ਰਹਿੰਦਾ ਹੈ।

ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ।

ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਬਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ।੪।੧।੩੪।

ਨੋਟ :- ਅੰਕ ੩੪ ਦਾ ਭਾਵ ਇਹ ਹੈ ਕਿ ਗੁਰੂ ਨਾਨਕ ਦੇਵ ਜੀ ਦੇ ੩੩ ਅਤੇ ਗੁਰੂ ਅਮਰਦਾਸ ਜੀ ਦਾ ਇਹ ਇਕ ਸ਼ਬਦ ਰਲਾ ਕੇ ਸਾਰਾ ਜੋੜ ੩੪ ਬਣਿਆ।

ਸਿਰੀ ਰਾਗੁ ਮਹਲਾ ੩॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ
 ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ, ਗ੍ਰਿਹੁ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ
 ਗੁਰਮੁਖਿ ਹੋਇ ਪਰਗਾਸੁ ॥੧॥ਰਹਾਉ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥
 ਹਰਿ ਕਾ ਨਾਮੁ ਧਿਆਈਐ ਸਤਿ ਸੰਗਤਿ ਮੇਲਿ ਮਿਲਾਇ ॥੨॥ ਜੇ ਲਖ ਇਸਤਰੀਆ ਭੋਗ ਕਰਹਿ ਨਵਖੰਡ
 ਰਾਜੁ ਕਮਾਹਿ ॥ ਬਿਨੁ ਸਤਿਗੁਰ ਸੁਖੁ ਨ ਪਾਵਹੀ ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ ਹਾਰੁ ਕੰਠਿ ਜਿਨੀ
 ਪਹਿਰਿਆ ਗੁਰਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ ਜੋ ਪ੍ਰਭ
 ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ
 ॥੫॥੨॥੩੫॥ {ਪੰਨਾ ੨੬}

ਪਦ ਅਰਥ :- ਭੇਖ ਕਰਿ-ਧਾਰਮਿਕ ਪਹਿਰਾਵੇ ਪਹਿਨ ਕੇ। ਕਰਿ-ਕਰ ਕੇ। ਭਰਮਾਈਐ-ਭਟਕਣਾ ਵਿਚ ਪੈ
 ਜਾਈਦਾ ਹੈ। ਮਨਿ-ਮਨ ਵਿਚ। ਹਿਰਦੈ-ਹਿਰਦੇ ਵਿਚ। ਕਪਟੁ-ਧੋਖਾ। ਕਮਾਇ-ਕਮਾ ਕੇ, ਕਰ ਕੇ।
 ਮਹਲੁ-ਟਿਕਾਣਾ। ਪਾਵਈ-ਪਾਵੈ, ਪ੍ਰਾਪਤ ਕਰਦਾ ਹੈ, ਲੱਭ ਲੈਂਦਾ ਹੈ। ਮਰਿ-(ਆਤਮਕ ਮੌਤ) ਮਰ ਕੇ,
 ਆਤਮਕ ਮੌਤ ਸਹੇੜ ਕੇ। ਵਿਸਟਾ ਮਾਹਿ-ਗੰਦ ਵਿਚ, ਵਿਕਾਰਾਂ ਦੇ ਗੰਦ ਵਿਚ।੧।

ਸਚੁ-ਸਦਾ-ਥਿਰ ਪ੍ਰਭੂ ਦਾ ਨਾਮ। ਸੰਜਮੁ-ਵਿਕਾਰਾਂ ਵਲੋਂ ਪਰਹੇਜ਼। ਕਰਣੀ-ਕਰਤੱਬ, ਕਰਨ-ਜੋਗ ਕੰਮ।
 ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਪਰਗਾਸੁ-(ਆਤਮਕ) ਚਾਨਣ, ਸੂਝ।੧।ਰਹਾਉ।

ਸਬਦਿ-ਸ਼ਬਦ ਦੀ ਰਾਹੀਂ। ਗਤਿ-ਉੱਚੀ ਆਤਮਕ ਅਵਸਥਾ। ਮੁਕਤਿ-ਵਿਕਾਰਾਂ ਤੋਂ ਖਲਾਸੀ। ਘਰੈ-ਘਰ
 ਹੀ। ਘਰੈ ਮਹਿ-ਘਰ ਹੀ ਮਹਿ। ਮੇਲਿ-ਮੇਲ ਵਿਚ, ਇਕੱਠ ਵਿਚ। ਮਿਲਾਇ-ਮਿਲਿ, ਮਿਲ ਕੇ।੨।

ਨਵਖੰਡ ਰਾਜੁ-ਸਾਰੀ ਧਰਤੀ ਦਾ ਰਾਜ। ਨ ਪਾਵਹੀ-ਤੂੰ ਨਹੀਂ ਪ੍ਰਾਪਤ ਕਰੇਂਗਾ।੩।

ਕੰਠਿ-ਗਲ ਵਿਚ, ਲਾਇ-ਲਾ ਕੇ। ਰਿਧਿ ਸਿਧਿ-ਕਰਾਮਾਤੀ ਤਾਕਤ। ਤਿਲੁ-ਰਤਾ ਭਰ। ਤਮਾਇ-ਤਮਹ,
 ਲਾਲਚ।੪।

ਪ੍ਰਭ ਭਾਵੈ-ਹੇ ਪ੍ਰਭੂ! ਤੈਨੂੰ ਭਾਵੈ। ਜੀਵੈ-ਆਤਮਕ ਜੀਵਨ ਪ੍ਰਾਪਤ ਕਰ ਸਕੇ। ਹਰਿ-ਹੇ ਹਰੀ! ਸਹਜਿ-
 ਆਤਮਕ ਅਡੋਲਤਾ ਵਿਚ। ਸੁਭਾਇ-ਪ੍ਰੇਮ ਵਿਚ।੪।

ਅਰਥ :- ਹੇ (ਮੇਰੇ) ਮਨ! ਗ੍ਰਿਹਸਤ ਵਿਚ (ਰਹਿੰਦਾ ਹੋਇਆ) ਹੀ (ਮਾਇਆ ਦੇ ਮੋਹ ਵਲੋਂ) ਨਿਰਲੇਪ
 (ਰਹੁ)। (ਪਰ ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਸਰਨ ਪੈ ਕੇ ਸੂਝ ਪੈਦਾ ਹੁੰਦੀ ਹੈ ਉਹ ਮਨੁੱਖ (ਹੀ)
 ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਤੇ ਵਿਕਾਰਾਂ ਵਲੋਂ ਸੰਕੋਚ ਕਰਦਾ ਹੈ (ਇਸ ਵਾਸਤੇ,
 ਹੇ ਮਨ! ਗੁਰੂ ਦੀ ਸਰਨ ਪੈ ਕੇ ਇਹ ਕਰਨ-ਜੋਗ ਕੰਮ ਕਰਨ ਦੀ ਜਾਚ ਸਿੱਖ)।੧।ਰਹਾਉ।

ਬਹੁਤੇ ਧਾਰਮਿਕ ਪਹਿਰਾਵੇ ਪਹਿਨ ਕੇ (ਦੂਜਿਆਂ ਨੂੰ ਠੱਗਣ ਲਈ ਆਪਣੇ) ਮਨ ਵਿਚ ਹਿਰਦੇ ਵਿਚ ਖੋਟ ਕਮਾ
 ਕੇ (ਆਪ ਹੀ) ਭਟਕਣਾ ਵਿਚ ਪੈ ਜਾਈਦਾ ਹੈ। (ਜੇਹੜਾ ਮਨੁੱਖ ਇਹ ਵਿਖਾਵਾ ਠੱਗੀ ਕਰਦਾ ਹੈ ਉਹ)
 ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, (ਉਹ ਸਗੋਂ) ਆਤਮਕ ਮੌਤ ਸਹੇੜ ਕੇ (ਠੱਗੀ ਆਦਿਕ
 ਵਿਕਾਰਾਂ ਦੇ) ਗੰਦ ਵਿਚ ਫਸਿਆ ਰਹਿੰਦਾ ਹੈ।੧।

ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ ਹੈ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਵਿਕਾਰਾਂ ਤੋਂ ਖਲਾਸੀ ਪਾ ਲੈਂਦਾ ਹੈ। (ਇਸ ਵਾਸਤੇ, ਹੇ ਮਨ!) ਸਾਧ ਸੰਗਤਿ ਦੇ ਇਕੱਠ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।੨।

(ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।੩।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦੇ ਨਾਮ-ਸਿਮਰਨ ਦਾ ਹਾਰ ਆਪਣੇ ਗਲ ਵਿਚ ਪਹਿਨ ਲਿਆ ਹੈ, ਕਰਮਾਤੀ ਤਾਕਤ ਉਹਨਾਂ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ, ਪਰ ਉਹਨਾਂ ਨੂੰ ਉਸ ਦਾ ਰਤਾ ਭਰ ਭੀ ਲਾਲਚ ਨਹੀਂ ਹੁੰਦਾ।੪।

(ਪਰ ਅਸਾਂ ਜੀਵਾਂ ਦੇ ਕੀਹ ਵੱਸ ?) ਹੇ ਪ੍ਰਭੂ! ਜੇ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਤੇਰੀ ਮਰਜ਼ੀ ਤੋਂ ਲਾਂਭੇ) ਹੋਰ ਕੁਝ ਕੀਤਾ ਨਹੀਂ ਜਾ ਸਕਦਾ। ਹੇ ਹਰੀ! (ਮੈਨੂੰ) ਆਪਣਾ ਨਾਮ ਬਖਸ਼, ਤਾਕਿ ਆਤਮਕ ਅਡੋਲਤਾ ਵਿਚ ਟਿਕ ਕੇ, ਤੇਰੇ ਪ੍ਰੇਮ ਵਿਚ ਜੁੜ ਕੇ (ਤੇਰਾ) ਦਾਸ ਨਾਨਕ (ਤੇਰਾ) ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰ ਸਕੇ।੫।੨।੩੫।

ਸਿਰੀ ਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੇ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥ ਮੇਰੇ ਰਾਮ, ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ਰਹਾਉ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੇ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮੁ ਸਮਾਇ ॥੨॥ ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਹੀ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥ ਸਤਿਗੁਰੁ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥੪॥ ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੁਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥ {ਪੰਨਾ ੨੭}

ਪਦ ਅਰਥ :- ਸਿਰਕਾਰ-ਰਾਜ। ਸਭੁ ਕੋਇ-ਹਰੇਕ ਜੀਵ। ਗੁਰਮੁਖਿ-ਗੁਰੂ ਦੇ ਸਨਮੁਖ ਹੋ ਕੇ। ਸਚੁ-ਸਦਾ-ਥਿਰ ਰਹਿਣ ਵਾਲਾ ਪ੍ਰਭੂ। ਘਟਿ-ਹਿਰਦੇ ਵਿਚ। ਸੋਇ-ਸੋਭਾ। ਸਚੇ ਸੋਇ-ਸੱਚੇ ਦੀ ਸੋਭਾ, ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਬੰਦੇ ਦੀ ਸੋਭਾ। ਸਚਿ-ਸਦਾ-ਥਿਰ ਪ੍ਰਭੂ ਵਿਚ। ਨਿਜ ਘਰਿ-ਆਪਣੇ ਘਰ ਵਿਚ, ਆਪਣੇ ਆਤਮਾ ਵਿਚ (ਭਾਵ, ਬਾਹਰ ਮਾਇਆ ਪਿੱਛੇ ਭਟਕਣਾ ਮੁੱਕ ਜਾਂਦੀ ਹੈ)।੧।

ਮੈ-ਮੇਰੇ ਵਾਸਤੇ, ਮੇਰਾ। ਸਬਦਿ-ਸਬਦ ਦੀ ਰਾਹੀਂ।੧।ਰਹਾਉ।

ਨਉ-ਨੂੰ। ਆਪੇ-(ਪ੍ਰਭੂ) ਆਪ ਹੀ। ਭਾਇ-ਪਿਆਰ ਵਿਚ। ਦੂਜੇ ਭਾਇ-ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਆਵੈ ਜਾਇ-ਜੰਮਦਾ ਮਰਦਾ ਹੈ। ਇਕੁ-ਪਰਮਾਤਮਾ ਹੀ। ਨਾਮਿ-ਨਾਮ ਵਿਚ।੨।

ਜੋਤਕੀ-ਜੋਤਸੀ। ਵਾਦ-ਝਗੜੇ, ਬਹਸਾਂ। ਵਾਦ ਵੀਚਾਰੁ-ਬਹਸਾਂ ਦੀ ਵਿਚਾਰ। ਭਵੀ-ਭੋਂ ਜਾਂਦੀ ਹੈ, ਕੁਰਾਹੇ ਪੈ ਜਾਂਦੀ ਹੈ। ਨ ਬੁਝਈ-ਉਹ ਸਮਝਦੇ ਨਹੀਂ ਹਨ। ਭ੍ਰਮਿ-ਭਟਕ ਕੇ। ਹੋਇ ਖੁਆਰੁ-ਖੁਆਰ ਹੋ ਹੋ ਕੇ। ਪੂਰਬਿ-ਪਹਿਲੇ ਕੀਤੇ ਅਨੁਸਾਰ।੩।

ਗਾਖੜੀ-ਔਖੀ, ਕਠਨ। ਦੀਜੈ-ਦੇਣਾ ਪੈਂਦਾ ਹੈ। ਆਪੁ-ਆਪਾ-ਭਾਵ। ਗਵਾਇ-ਗਵਾ ਕੇ, ਦੂਰ ਕਰਕੇ। ਥਾਇ ਪਵੈ-ਥਾਂ ਸਿਰ ਪੈਂਦੀ ਹੈ, ਕਬੂਲ ਹੁੰਦੀ ਹੈ। ਪਾਰਸਿ ਪਰਸਿਐ-ਜੇ ਪਾਰਸ ਨੂੰ ਛੁਹ ਲਈਏ। ਪਾਰਸਿ-ਪਾਰਸ ਦੀ ਰਾਹੀਂ। ਪਰਸਿਐ-ਪਰਸੇ ਹੋਏ ਦੀ ਰਾਹੀਂ। ਪਾਰਸ-ਉਹ ਪੱਥਰੀ ਜੋ ਸਭ ਧਾਤਾਂ ਨੂੰ ਆਪਣੀ ਛੁਹ ਨਾਲ ਸੋਨਾ ਬਣਾ ਦੇਣ ਵਾਲੀ ਮੰਨੀ ਜਾਂਦੀ ਹੈ। ਜੋਤੀ-ਪਰਮਾਤਮਾ ਦੀ ਜੋਤਿ ਵਿਚ। ਸਮਾਇ-ਲੀਨ ਹੋ ਜਾਂਦੀ ਹੈ।੪।

ਮਨ-ਹੇ ਮਨ! ਮਤ ਕਰਹਿ-ਨਾਹ ਕਰੀਂ। ਪੁਕਾਰ-ਸ਼ਿਕਾਇਤ, ਗਿਲਾ-ਗੁਜ਼ਾਰੀ। ਜਿਨਿ-ਜਿਸ (ਪ੍ਰਭੂ) ਨੇ। ਸਿਰੀ-ਪੈਦਾ ਕੀਤੀ ਹੈ। ਸਭਸੈ-ਹਰੇਕ ਜੀਵ ਨੂੰ। ਦੇਇ-ਦੇਂਦਾ ਹੈ। ਅਧਾਰੁ-ਆਸਰਾ, ਰੋਜ਼ੀ। ਸਾਰ-ਸੰਭਾਲ। ਮੋਖ ਦੁਆਰੁ-ਵਿਕਾਰਾਂ ਤੋਂ ਖਲਾਸੀ ਦਾ ਦਰਵਾਜ਼ਾ।੫।

ਅਰਥ :- ਹੇ ਮੇਰੇ ਰਾਮ! ਪ੍ਰਭੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ਹੈ। (ਹੇ ਭਾਈ!) ਉਸ ਪ੍ਰਭੂ ਦੇ ਨਾਲ ਮਿਲਾਪ ਉਸ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਹੋ ਸਕਦਾ ਹੈ ਜੋ ਪਵਿਤ੍ਰ ਸਰੂਪ ਹੈ ਤੇ ਜੋ ਸਦਾ-ਥਿਰ ਪ੍ਰਭੂ ਦਾ ਰੂਪ ਹੈ।੧।ਰਹਾਉ।

(ਜਿਸ ਦੇਸ ਵਿਚ) ਜਿਸ (ਬਾਦਸ਼ਾਹ) ਦੀ ਹਕੂਮਤ ਹੋਵੇ (ਉਸ ਦੇਸ ਦਾ) ਹਰੇਕ ਜੀਵ ਉਸੇ (ਬਾਦਸ਼ਾਹ) ਦਾ ਹੋ ਕੇ ਰਹਿੰਦਾ ਹੈ (ਇਸੇ ਤਰ੍ਹਾਂ ਜੇ) ਗੁਰੂ ਦੇ ਸਨਮੁਖ ਹੋ ਕੇ ਕਾਰ ਕੀਤੀ ਜਾਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। (ਤੇ ਗੁਰੂ ਦੇ ਸਨਮੁਖ ਹੋ ਕੇ) ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਏ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਤੇ ਉਹ ਸਦਾ-ਥਿਰ ਸੋਭਾ ਪਾਂਦਾ ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਉਹ ਉਸ ਤੋਂ **ਮੁੜ ਕਦੇ ਵਿੱਛੁੜਦੇ** ਨਹੀਂ, ਉਹਨਾਂ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ।੧।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ (ਪਰ ਉਹੀ ਮਨੁੱਖ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ। (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ (ਮਾਇਆ ਆਦਿਕ) ਦੇ ਪਿਆਰ ਵਿਚ ਰਿਹਾ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ, ਉਹ ਤਾਂ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਭਾਵੇਂ) ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ, ਤੇ ਹਰ ਥਾਂ ਪਰਮਾਤਮਾ ਹੀ ਮੌਜੂਦ ਹੈ, ਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸ ਦੇ ਨਾਮ ਵਿਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ।੨।

ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ, (ਇਸ ਤਰ੍ਹਾਂ) ਉਹਨਾਂ ਦੀ ਮਤਿ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹੈ; ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖੁਆਰ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੋੜ ਵਿਚ ਭਟਕਦੇ ਰਹਿੰਦੇ ਹਨ। ਪਰ ਉਹਨਾਂ ਦੇ ਭੀ ਕੀਹ ਵੱਸ ? ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।੩।

(ਇਹ ਸੰਸਕਾਰ ਮਿਟਦੇ ਹਨ ਗੁਰੂ ਦੀ ਸਰਨ ਪਿਆਂ, ਪਰ) ਗੁਰੂ ਦੀ ਦੱਸੀ ਸੇਵਾ ਬੜੀ ਔਖੀ ਹੈ, ਆਪਾ-ਭਾਵ ਗਵਾ ਕੇ ਸਿਰ ਦੇਣਾ ਪੈਂਦਾ ਹੈ। ਜਦੋਂ ਕੋਈ ਜੀਵ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੀ ਸੇਵਾ ਕਬੂਲ ਹੋ ਜਾਂਦੀ ਹੈ। (ਗੁਰੂ-) ਪਾਰਸ ਨੂੰ ਮਿਲਿਆਂ ਪਾਰਸ ਹੀ ਹੋ ਜਾਈਦਾ ਹੈ। (ਗੁਰੂ ਦੀ ਸਹੈਤਾ ਨਾਲ) ਪਰਮਾਤਮਾ ਦੀ ਜੋਤਿ ਵਿਚ ਮਨੁੱਖ ਦੀ ਜੋਤਿ ਮਿਲ ਜਾਂਦੀ ਹੈ। ਪਰ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ, ਜਿਹਨਾਂ ਦੇ ਭਾਗਾਂ ਵਿਚ ਧੁਰੋਂ (ਬਖਸ਼ਸ਼ ਦਾ ਲੇਖ) ਲਿਖਿਆ ਹੋਇਆ ਹੋਵੇ।੪।

ਹੇ (ਮੇਰੇ) ਮਨ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ। ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ। ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ ਸਭ ਜੀਵਾਂ ਦੀ ਸੰਭਾਲ ਕਰਦਾ ਹੈ।

ਹੇ ਨਾਨਕ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭਦਾ ਹੈ।੫।੩।੩੬।

ਸਿਰੀ ਰਾਗੁ ਮਹਲਾ ੩ ॥ ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥ ਮਨ ਮੇਰੇ, ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ਰਹਾਉ॥ ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥ ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮੁ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹੁ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥ {ਪੰਨਾ ੨੨}

ਪਦ ਅਰਥ :- ਨਿਜ ਘਰਿ-ਆਪਣੇ ਘਰ ਵਿਚ, ਅੰਤਰ ਆਤਮੇ। ਸਾਲਾਹਿ-ਸਿਫਤਿ-ਸਾਲਾਹ ਕਰ ਕੇ। ਸਚੁ-ਸਦਾ-ਥਿਰ ਪ੍ਰਭੂ। ਗੁਣਤਾਸੁ-ਗੁਣਾਂ ਦਾ ਖਜ਼ਾਨਾ। ਹਉ-ਮੈਂ। ਜਾਸੁ-ਜਾਂਦਾ ਹਾਂ। ਤਿਤੁ-ਉਸ ਵਿਚ। ਘਰਿ-ਹਿਰਦੇ ਵਿਚ। ਤਿਤੁ ਘਟਿ-(ਉਹਨਾਂ ਦੇ) ਉਸ ਹਿਰਦੇ ਵਿਚ। ਪਰਗਾਸੁ-ਚਾਨਣ।੧।

ਮਨ-ਹੇ ਮਨ! ਧੁਰਿ-ਧੁਰੋਂ, ਪ੍ਰਭੂ ਦੀ ਦਰਗਾਹ ਤੋਂ। ਮਸਤਕਿ-ਮੱਥੇ ਉਤੇ। ਕਉ-ਨੂੰ, ਵਾਸਤੇ। ਸੇ-ਉਹ ਬੰਦੇ।੧।ਰਹਾਉ।

ਨਦਰਿ ਕਰਿ-ਨੀਝ ਲਾ ਕੇ, ਧਿਆਨ ਨਾਲ। ਨਿਕਟਿ-ਨੇੜੇ। ਹਦੂਰਿ-ਹਾਜ਼ਰ-ਨਾਜ਼ਰ, ਅੰਗ-ਸੰਗ। ਤਿਨ ਮਨਿ-ਉਹਨਾਂ ਦੇ ਮਨ ਵਿਚ। ਸਚ-ਸਦਾ। ਗੁਣ ਤੇ-ਗੁਣਾਂ ਤੋਂ। ਝੁਰਿ-ਝੁਰ ਝੁਰ ਕੇ। ਮਰਦੇ-ਆਤਮਕ ਮੌਤ ਸਹੇੜਦੇ ਹਨ।੨।

ਸਬਦਿ-ਸ਼ਬਦ ਦੀ ਰਾਹੀਂ। ਸੋਇ-ਉਹ। ਅਨਦਿਨੁ-ਹਰ ਰੋਜ਼। ਕੂੜਾ-ਝੂਠਾ, ਨਾਸਵੰਤ। ਰੋਇ-ਰੋਂਦਾ ਹੈ।੩। ਪਦਾਰਥੁ-ਕੀਮਤੀ ਚੀਜ਼। ਲਿਵ ਲਾਇ-ਸੁਰਤਿ ਜੋੜ ਕੇ। ਪਗਿ ਖਿਸਿਐ-ਜਦੋਂ ਪੈਰ ਖਿਸਕ ਗਿਆ। ਠਉਰੁ-ਥਾਂ, ਆਸਰਾ। ਹਥਿ-ਹੱਥ ਵਿਚ। ਆਵਈ-ਆਵਏ, ਆਵੈ, ਆਉਂਦਾ। ਅੰਤਿ-ਆਖਰ। ਜਿਸੁ-ਜਿਸ (ਮਨੁੱਖ) ਉਤੇ। ਉਬਰੈ-ਬਚ ਜਾਂਦਾ ਹੈ। ਸੇਤੀ-ਨਾਲ।੪।

ਦੇਖਾ ਦੇਖੀ-ਹੋਰਨਾਂ ਨੂੰ ਕਰਦਿਆਂ ਵੇਖ ਕੇ, ਵਿਖਾਵੇ ਦੀ ਖ਼ਾਤਰ। ਬੂਝ-ਸਮਝ। ਪਈ ਥਾਇ-ਥਾਂ-ਸਿਰ ਪਈ, ਕਬੂਲ ਹੋ ਜਾਂਦੀ ਹੈ। ਸਮਾਇ-ਲੀਨ ਹੋ ਕੇ। ਬਾਣੀ ਸਚੁ ਹੈ-ਪਰਮਾਤਮਾ ਦਾ ਸਿਮਰਨ ਹੀ (ਉਹਨਾਂ ਦੀ) ਬਾਣੀ ਹੈ, ਸਦਾ ਸਿਫਤਿ-ਸਾਲਾਹ ਹੀ ਕਰਦੇ ਹਨ।੫।

ਅਰਥ :- ਹੇ ਮੇਰੇ ਮਨ! ਪਵਿਤ੍ਰ ਹਰਿ-ਨਾਮ ਸਿਮਰ। ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦੇ ਹਨ।੧।ਰਹਾਉ।

ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)। ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਕਰ ਕੇ ਉਹ ਗੁਣਾਂ ਦੇ ਖਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ। ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ (ਆਚਰਨ ਵਾਲੇ) ਹੋ ਜਾਂਦੇ ਹਨ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ। ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ)।੧।

ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ ਹਰੇਕ ਦੇ ਨੇੜੇ ਵੱਸਦਾ ਹੈ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮਤਿ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ। ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ।੨।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿਚ ਆਪਣਾ ਆਪ ਗਿਝਾ ਲਿਆ ਹੈ), ਉਹਨਾਂ ਨੇ ਆਪਣੇ ਮਨ ਵਿਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ। ਹਰ ਵੇਲੇ ਪ੍ਰਭੂ-ਭਗਤੀ ਵਿਚ ਰੰਗੇ ਹੋਏ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ।

ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ।

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ।੩।

ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ (ਮੂਰਖ ਮਨੁੱਖ) ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ; ਪਰ ਜਦੋਂ ਪੈਰ ਤਿਲਕ ਗਿਆ (ਜਦੋਂ ਸਰੀਰ ਢਹਿ ਪਿਆ) ਇੱਥੇ ਜਗਤ ਵਿਚ ਟਿਕਿਆ ਨਹੀਂ ਜਾ ਸਕੇਗਾ (ਨਾਮ ਤੋਂ ਸਖਣੇ ਰਹਿਣ ਕਰਕੇ) ਅਗਾਂਹ ਦਰਗਾਹ ਵਿਚ ਭੀ ਥਾਂ ਨਹੀਂ ਮਿਲਦਾ। (ਮੌਤ ਆਇਆਂ) ਸਿਮਰਨ ਦਾ ਸਮਾ ਮਿਲ ਨਹੀਂ ਸਕਦਾ, ਆਖਰ (ਮੂਰਖ ਜੀਵ) ਪਛੁਤਾਂਦਾ ਜਾਂਦਾ ਹੈ।

ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ।੪।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਉਣ ਦੀ ਸਮਝ ਨਹੀਂ ਆਉਂਦੀ। (ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ, ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ।

ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ।੫।੪।੩੭।

ਸਿਰੀ ਰਾਗੁ ਮਹਲਾ ੩ ॥ ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ ਭਾਈ ਰੇ, ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ

ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਰਿ ਜਿਨ ਗੁਰਮਤੀ ਹਰਿ ਧਿਆਇ
॥੪॥੫॥੩੮॥ {ਪੰਨਾ ੨੮}

ਪਦ ਅਰਥ :- ਮਨਿ-ਮਨ ਨਾਲ। ਇਕ ਮਨਿ-ਇਕ ਮਨ ਨਾਲ, ਇਕਾਗ੍ਰ ਹੋ ਕੇ। ਵੀਚਾਰਿ-(ਨਾਮ ਨੂੰ) ਵਿਚਾਰ ਕੇ, ਸੋਚ-ਮੰਡਲ ਵਿਚ ਟਿਕਾ ਕੇ। ਸਦ-ਸਦਾ। ਉਜਲੇ-ਸਾਫ਼, ਸੋਹਣੇ। ਤਿਤੁ-ਉਸ ਵਿਚ। ਤਿਤੁ ਸਚੈ ਦਰਬਾਰਿ-ਉਸ ਸਦਾ-ਥਿਰ ਦਰਬਾਰ ਵਿਚ। ਓਇ-ਉਹ ਬੰਦੇ {ਬਹੁ-ਵਚਨ}। ਨਾਮਿ ਪਿਆਰਿ-ਨਾਮ ਵਿਚ ਪਿਆਰ ਦੀ ਰਾਹੀਂ।੧।

ਗੁਰਮੁਖਿ-ਗੁਰੂ ਦੀ ਸਰਨ ਪਿਆਂ। ਪਤਿ-ਇੱਜ਼ਤ। ਧੋਇ-ਧੋ ਕੇ।੧।ਰਹਾਉ।

ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਜਾਣਨੀ-ਜਾਣਨਿ, ਜਾਣਦੇ। ਵਿਣੁ-ਬਿਨੁ। ਵਿਣੁ ਨਾਵੈ-ਨਾਮ ਤੋਂ ਬਿਨਾ। ਜਾਇ-ਚਲੀ ਜਾਂਦੀ ਹੈ। ਸਬਦੈ ਸਾਦੁ-ਸ਼ਬਦ ਦਾ ਸੁਆਦ। ਭਾਇ-ਪਿਆਰ ਵਿਚ। ਭਾਉ-ਪਿਆਰ। ਵਿਸਟਾ-ਗੰਦ, ਗੂੰਹ। ਸਮਾਇ-ਸਮਾ ਕੇ, ਰਚ ਕੇ।੨।

ਸਫਲੁ-ਕਾਮਯਾਬ। ਭਾਇ-ਪ੍ਰੇਮ ਵਿਚ, ਅਨੁਸਾਰ। ਕੁਲੁ-ਖਾਨਦਾਨ। ਧੰਨੁ-ਭਾਗਾਂ ਵਾਲੀ। ਜਣੇਦੀ ਮਾਇ-ਜੰਮਣ ਵਾਲੀ ਮਾਂ। ਧਿਆਈਐ-ਸਿਮਰਨਾ ਚਾਹੀਦਾ ਹੈ। ਨਉ-ਨੂੰ। ਰਜਾਇ-ਮਰਜ਼ੀ ਨਾਲ।੩।

ਆਪੁ-ਆਪਾ-ਭਾਵ, ਹਉਮੈ। ਗਵਾਇ-ਦੂਰ ਕਰ ਕੇ। ਸਚਿ-ਸਦਾ-ਥਿਰ ਪ੍ਰਭੂ ਵਿਚ। ਸਮਾਇ-ਲੀਨ ਹੋ ਕੇ। ਪਰਵਾਣੁ-ਕਬੂਲ। ਹਹਿ-ਹਨ {'ਹੈ' ਤੋਂ ਬਹੁ-ਵਚਨ}।੪।

ਅਰਥ :- ਹੇ ਭਾਈ! ਗੁਰੂ ਦੀ ਸਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ।੧।ਰਹਾਉ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ, ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿਚ ਉਹ ਸਦਾ ਸੁਰਖਰੂ ਹੁੰਦੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।

(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ, ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ। ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿਚ ਮਸਤ ਰਹਿੰਦੇ ਹਨ। ਉਹ ਬੰਦੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿਚ ਹੀ ਪਏ ਰਹਿੰਦੇ ਹਨ।੨।

ਜੇਹੜੇ ਮਨੁੱਖ ਗੁਰੂ ਦੇ ਪ੍ਰੇਮ ਵਿਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ, ਉਹ ਆਪਣਾ ਸਾਰਾ ਖਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ। (ਇਸ ਵਾਸਤੇ, ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜਾ ਅਨੁਸਾਰ ਮਿਹਰ ਕਰਦਾ ਹੈ।੩।

ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਬੰਦੇ ਸਦਾ-ਬਿਰ ਪ੍ਰਭੂ ਵਿਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿਤ੍ਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿਤ੍ਰ ਹੋ ਜਾਂਦਾ ਹੈ, ਤੇ ਉਹ ਖਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ)।

ਹੇ ਨਾਨਕ! ਜਗਤ ਵਿਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ।੪।੫।੩੮।

ਸਿਰੀ ਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਆਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ, ਇਸ ਮਨ ਕਉ ਸਮਝਾਇ ॥ ਏ ਮਨ, ਆਲਸੁ ਕਿਆ ਕਰਹਿ, ਗੁਰਮੁਖਿ ਨਾਮੁ ਧਿਆਇ ॥੧॥ਰਹਾਉ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੈ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥ {ਪੰਨਾ ੨੮-੨੯}

ਪਦ ਅਰਥ :- ਹਰਿ ਧਨੁ-ਪਰਮਾਤਮਾ (ਦਾ ਨਾਮ-ਰੂਪ) ਧਨ। ਰਾਸਿ-ਸਰਮਾਇਆ, ਪੂੰਜੀ। ਗੁਰ ਪੂਛਿ-ਗੁਰੂ ਦੀ ਸਿੱਖਿਆ ਲੈ ਕੇ। ਸਲਾਹਨਿ-ਸਲਾਹੁੰਦੇ ਹਨ। ਵਖਰੁ-ਸੌਦਾ। ਆਧਾਰੁ-ਆਸਰਾ। ਗੁਰਿ-ਗੁਰੂ ਨੇ। ਅਤੁਟੁ-ਨਾਹ ਮੁੱਕਣ ਵਾਲਾ। ਭੰਡਾਰ-ਖਜ਼ਾਨਾ।੧।

ਕਉ-ਨੂੰ। ਏ ਮਨ-ਹੇ ਮਨ! ਗੁਰਮੁਖਿ-ਗੁਰੂ ਦੀ ਸਰਨ ਪੈ ਕੇ।੧।ਰਹਾਉ।

ਪਾਖੰਡਿ-ਪਖੰਡ ਦੀ ਰਾਹੀਂ, ਵਿਖਾਵੇ ਨਾਲ। ਹੋਵਈ-ਹੋਵਏ, ਹੋਵੈ, ਹੁੰਦੀ। ਦੁਬਿਧਾ-ਦੁ-ਕਿਸਮਾ। ਦੁਬਿਧਾ ਬੋਲੁ-ਦੁ-ਕਿਸਮਾ ਬੋਲ, ਪਖੰਡ ਦਾ ਬਚਨ। ਬਿਬੇਕ-ਪਰਖ। ਬਿਬੇਕ ਬੀਚਾਰੁ-ਪਰਖ ਕਰਨ ਦੀ ਸੋਚ।੨।

ਉਰਿ-ਹਿਰਦੇ ਵਿਚ। ਧਾਰਿ-ਟਿਕਾ ਕੇ। ਸਉਪੇ-ਭੇਟਾ ਕਰੇ। ਵਿਚਹੁ-(ਆਪਣੇ) ਅੰਦਰੋਂ। ਧਨੁ-ਭਾਗਾਂ ਵਾਲਾ। ਜੇ-ਜੇਹੜਾ {ਨੋਟ :- ਲਫਜ਼ 'ਜਿ' ਅਤੇ 'ਜੇ' ਵਿਚ ਫਰਕ ਚੇਤੇ ਰੱਖਣ ਜੋਗ ਹੈ}।੧।

ਕਰਮਿ-(ਪਰਮਾਤਮਾ ਦੀ) ਮਿਹਰ ਨਾਲ। ਵਿਣੁ ਕਰਮੈ-ਮਿਹਰ ਤੋਂ ਬਿਨਾ।੪।

ਅਰਥ :- ਹੇ ਭਾਈ! (ਆਪਣੇ) ਇਸ ਮਨ ਨੂੰ ਸਮਝਾ (ਤੇ ਆਖ-) ਹੇ ਮਨ! ਕਿਉਂ ਆਲਸ ਕਰਦਾ ਹੈਂ ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ।੧।ਰਹਾਉ।

ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਪਾਸ ਪਰਮਾਤਮਾ ਦਾ ਨਾਮ ਹੀ ਧਨ ਹੈ ਨਾਮ ਹੀ ਸਰਮਾਇਆ ਹੈ, ਉਹ ਆਪਣੇ ਗੁਰੂ ਦੀ ਸਿੱਖਿਆ ਲੈ ਕੇ (ਨਾਮ ਦਾ ਹੀ) ਵਣਜ ਕਰਦੇ ਹਨ। ਭਗਤ-ਜਨ ਸਦਾ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਪਰਮਾਤਮਾ ਦਾ ਨਾਮ-ਵੱਖਰ ਹੀ ਉਹਨਾਂ ਦੇ ਜੀਵਨ ਦਾ ਆਸਰਾ ਹੈ। ਪੂਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਉਹਨਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ, ਪਰਮਾਤਮਾ ਦਾ ਨਾਮ ਹੀ ਉਹਨਾਂ ਪਾਸ ਅਮੁੱਕ ਖਜ਼ਾਨਾ ਹੈ। ੧।

ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ ਦਿੱਤੀ ਸਿੱਖਿਆ ਦੀ) ਵਿਚਾਰ ਕਰਦਾ ਰਹੇ ਤਾਂ ਉਸ ਦੇ ਅੰਦਰ ਪਰਮਾਤਮਾ ਦੀ ਭਗਤੀ ਵੱਸ ਪੈਂਦੀ ਹੈ, ਪਰਮਾਤਮਾ ਦਾ ਪਿਆਰ ਟਿਕ ਜਾਂਦਾ ਹੈ। ਪਰ ਪਖੰਡ ਕੀਤਿਆਂ ਭਗਤੀ ਨਹੀਂ ਹੋ ਸਕਦੀ, ਪਖੰਡ ਦਾ ਬੋਲ ਖੁਆਰ ਹੀ ਕਰਦਾ ਹੈ। ਜਿਸ ਮਨੁੱਖ ਦੇ ਅੰਦਰ (ਖੋਟੇ ਖਰੇ ਦੇ) ਪਰਖਣ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਮਨੁੱਖ (ਪਖੰਡੀਆਂ ਵਿਚ) ਰਲਾਇਆਂ ਰਲ ਨਹੀਂ ਸਕਦਾ। ੨।

ਉਹੀ ਮਨੁੱਖ ਪਰਮਾਤਮਾ ਦਾ ਸੇਵਕ ਆਖਿਆ ਜਾ ਸਕਦਾ ਹੈ, ਜੇਹੜਾ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ, ਜੇਹੜਾ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਂਦਾ ਹੈ ਪਰਮਾਤਮਾ ਦੇ ਅੱਗੇ ਰੱਖ ਦੇਂਦਾ ਹੈ। ਜੇਹੜਾ ਮਨੁੱਖ (ਵਿਕਾਰਾਂ ਦੇ ਟਾਕਰੇ ਤੇ ਮਨੁੱਖ ਜਨਮ ਦੀ ਬਾਜ਼ੀ) ਕਦੇ ਹਾਰ ਕੇ ਨਹੀਂ ਆਉਂਦਾ, ਗੁਰੂ ਦੇ ਸਨਮੁਖ ਹੋਇਆ ਉਹ ਮਨੁੱਖ ਭਾਗਾਂ ਵਾਲਾ ਹੈ, ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ। ੩।

ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾ ਉਹ ਪ੍ਰਾਪਤ ਨਹੀਂ ਹੋ ਸਕਦਾ। ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੂੰ ਮਿਲਣ ਲਈ) ਤਰਸਦੇ ਹਨ, ਪਰ ਉਹੀ ਜੀਵ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਉਹ ਆਪ (ਆਪਣੇ ਨਾਲ) ਮਿਲਾਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹੀ ਪਰਮਾਤਮਾ ਨੂੰ ਲੱਭ ਲੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ। ੪। ੬। ੩੯।

ਸਿਰੀ ਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੧॥੪੦॥ {ਪੰਨਾ ੨੯}

ਪਦ ਅਰਥ :- ਸਾਗਰੁ-ਸਮੁੰਦਰ। ਗੁਰਮੁਖਿ-ਗੁਰੂ ਵਲ ਮੂੰਹ ਕੀਤਿਆਂ। ਅਨਦਿਨੁ-ਹਰ ਰੋਜ਼। ਧਿਆਈਐ-ਸਿਮਰਨਾ ਚਾਹੀਦਾ ਹੈ। ਸਹਜੇ-ਆਤਮਕ ਅਡੋਲਤਾ ਵਿਚ (ਟਿਕ ਕੇ)। ਸਮਾਇ-ਲੀਨ ਹੋ ਕੇ। ਅੰਦਰੁ-ਹਿਰਦਾ {ਨੋਟ :- ਲਫਜ਼ 'ਅੰਦਰੁ' ਨਾਂਵ ਹੈ, 'ਅੰਦਰਿ' ਸੰਬੰਧਕ ਹੈ}। ਰਸਨਾ-ਜੀਭ। ਗਾਇ-ਗਾ ਕੇ। ੧।

ਦੂਜੈ ਭਾਇ-(ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ। ਲਹਹਿ-ਪ੍ਰਾਪਤ ਕਰੇਂਗਾ। ੧। ਰਹਾਉ।

ਲਗਾਈ-ਲਾਗਏ, ਲਾਗੈ। ਧਿਆਇ-ਸਿਮਰ ਕੇ। ਸਬਦੁ ਪਛਾਣੀਐ-ਸਿਫਤਿ-ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ। ਨਾਮਿ-ਨਾਮਿ ਵਿਚ। ਪ੍ਰਚੰਡੁ-ਤੇਜ਼। ਬਲਾਇਆ-ਜਗਾਇਆ।੨।

ਮਰਿ ਜੰਮਹਿ-(ਆਤਮਕ ਮੌਤੇ) ਮਰ ਕੇ (ਮੁੜ ਮੁੜ) ਜੰਮਦੇ ਹਨ। ਹੋਇ-ਹੋ ਕੇ। ਵਿਕਾਰੁ-ਰੋਗ। ਧਾਤੁਰ-ਨਾਸਵੰਤ। ਬਾਜੀ-ਖੇਡ। ਪਲਚਿ ਰਹੇ-ਫਸ ਰਹੇ ਹਨ। ਉਰਵਾਰੁ-ਉਰਲਾ ਬੰਨਾ।੩।

ਜਪ ਤਪ ਸੰਜਮੀ-ਜਪੀ, ਤਪੀ, ਸੰਜਮੀ, ਸਿਮਰਨ ਕਰਨ ਵਾਲਾ, ਸੇਵਾ ਕਰਨ ਵਾਲਾ, ਮਨ ਨੂੰ ਵਿਕਾਰਾਂ ਤੋਂ ਰੋਕਣ ਵਾਲਾ। ਆਧਾਰੁ-ਆਸਰਾ।੪।

ਅਰਥ :- ਹੇ ਭਾਈ! (ਪਰਮਾਤਮਾ ਨੂੰ ਭੁਲਾ ਕੇ ਮਾਇਆ ਅਦਿਕ) ਹੋਰ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ। ਤੂੰ ਗੁਰੂ ਦੀ ਸਰਨ ਪੈ ਕੇ ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ; (ਇਸ ਤਰ੍ਹਾਂ) ਸੁਖ ਮਾਣੇਂਗਾ।੧।ਰਹਾਉ।

ਪਰਮਾਤਮਾ ਦਾ ਨਾਮ ਸੁਖਾਂ ਦਾ ਸਮੁੰਦਰ ਹੈ, ਪਰ ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ। ਪ੍ਰਭੂ-ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਲੀਨ ਹੋ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਜੀਭ ਨਾਲ ਹਰੀ ਦੇ ਗੁਣ ਗਾ ਕੇ ਹਿਰਦਾ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ।੧।

ਸਦਾ-ਥਿਰ ਪਰਮਾਤਮਾ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗ ਸਕਦੀ, (ਉਸ) ਪਰਮਾਤਮਾ ਦਾ ਨਾਮ ਸਿਮਰਿਆਂ (ਸਿਮਰਨ ਵਾਲੇ ਮਨੁੱਖ ਦਾ) ਮਨ (ਭੀ) ਪਵਿਤ੍ਰ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ। (ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਜਿਸ ਮਨੁੱਖ ਨੇ ਆਪਣੇ ਅੰਦਰ) ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੋਸ਼ਨ ਕਰ ਲਿਆ ਹੈ (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ।੨।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨ ਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ। ਇਹ ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਉਤਰਦੀ, (ਸ਼ਬਦ ਤੋਂ ਬਿਨਾ) ਆਤਮਕ ਮੌਤ ਸਹੇੜ ਕੇ ਖੁਆਰ ਹੋ ਹੋ ਕੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਉਹ ਇਸ ਨਾਸਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨ, ਇਸ ਵਿਚੋਂ ਉਹਨਾਂ ਨੂੰ ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਾਰਲਾ ਬੰਨਾ।੩।

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਮਰਨ ਕਰਦਾ ਹੈ ਉਹ ਸੇਵਾ ਕਰਦਾ ਹੈ ਉਹ ਆਪਣੇ ਆਪ ਨੂੰ ਵਿਕਾਰਾਂ ਵਲੋਂ ਬਚਾਈ ਰੱਖਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਸਦਾ ਕਰਤਾਰ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ।

ਹੇ ਨਾਨਕ! ਪਰਮਾਤਮਾ ਦਾ ਨਾਮ (ਹੀ) ਸਿਮਰਨਾ ਚਾਹੀਦਾ ਹੈ, (ਪਰਮਾਤਮਾ ਦਾ ਨਾਮ) ਸਭ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ।੪।੨।੪੦।

ਨੋਟ :- ਗੁਰੂ ਨਾਨਕ ਦੇਵ ਜੀ ਦੇ ਸ਼ਬਦ-੩੩

ਗੁਰੂ ਅਮਰ ਦਾਸ ਜੀ ਦੇ ਸ਼ਬਦ- ੭

ਸ੍ਰੀ ਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ
ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ ਅਹਿਨਿਸਿ
ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ਰਹਾਉ॥ ਗੁਰਮੁਖਿ
ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ
ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ
ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ
ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ
ਲਾਗਿ ॥੪॥੮॥੪੧॥ {ਪੰਨਾ ੨੯}

ਪਦ ਅਰਥ :- ਮਨਮੁਖ-ਆਪਣੇ ਮਨ ਵਲ ਮੂੰਹ ਰੱਖਣ ਵਾਲਾ ਬੰਦਾ। ਵਿਆਪਿਆ-ਫਸਿਆ ਹੋਇਆ।
ਉਦਾਸੀ-ਉਪਰਾਮਤਾ। ਚੀਨੈ-ਪਛਾਣਦਾ। ਪਤਿ-ਇੱਜ਼ਤ। ਖੋਇ-ਗਵਾ ਲੈਂਦਾ ਹੈ। ਖੋਈਐ-ਨਾਸ ਕਰੀਦੀ
ਹੈ।੧।

ਅਹਿ-ਦਿਨ। ਨਿਸਿ-ਰਾਤ। ਸੇਵਿ-ਸੇਵਾ ਕਰ ਕੇ। ਪਰਜਲੈ-{प्रजलति} ਚੰਗੀ ਤਰ੍ਹਾਂ ਸੜਦਾ ਹੈ।੧।ਰਹਾਉ।
ਬਿਗਸੈ-ਖਿੜਿਆ ਰਹਿੰਦਾ ਹੈ। ਹਰਿ ਬੈਰਾਗੁ-ਪਰਮਾਤਮਾ ਦਾ ਪ੍ਰੇਮ। ਨਿਚੰਦੁ-ਨਿਚਿੰਦ, ਬੇਫਿਕਰ। ਸਹਜਿ-
ਆਤਮਕ ਅਡੋਲਤਾ ਵਿਚ।੨।

ਬੈਰਾਗੀ-ਵਿਰਕਤ। ਨ ਲਾਗਿ-ਨਹੀਂ ਲੱਗਦੀ। ਤਾਮਸੁ-(ਵਿਕਾਰਾਂ ਦੀ) ਕਾਲਖ। ਮੂਲੇ-ਬਿਲਕੁਲ। ਆਪੁ-
ਆਪਾ-ਭਾਵ। ਨਿਧਾਨੁ-ਖਜ਼ਾਨਾ। ਅਘਾਏ-ਅਘਾਇ, ਰੱਜ ਕੇ।੩।

ਜਿਨਿ-ਜਿਸ ਨੇ। ਜਿਨਿ ਕਿਨੈ-ਜਿਸ ਕਿਸੇ ਨੇ। ਬੈਰਾਗਿ-ਪ੍ਰੇਮ ਵਿਚ (ਟਿਕ ਕੇ) ਲਾਗਿ-ਲੱਗੀ ਰਹਿੰਦੀ ਹੈ।
ਲਾਗਿ-ਪਾਹ।੪।

ਅਰਥ :- ਹੇ ਮੇਰੇ ਮਨ! (ਤੇਰੇ ਅੰਦਰ ਤਾਂ) ਦਿਨ ਰਾਤ ਸਦਾ (ਮਾਇਆ ਦੀ) ਆਸ ਭਰੀ ਰਹਿੰਦੀ ਹੈ। (ਹੇ
ਮਨ!) ਸਤਿਗੁਰੂ ਦੀ ਦੱਸੀ ਸੇਵਾ ਕਰ (ਤਦੋਂ ਹੀ ਮਾਇਆ ਦਾ) ਮੋਹ ਚੰਗੀ ਤਰ੍ਹਾਂ ਸੜ ਸਕਦਾ ਹੈ (ਤਦੋਂ ਹੀ)
ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਤੋਂ) ਉਪਰਾਮ ਹੋ ਸਕੀਦਾ ਹੈ।੧।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਸ ਦੇ ਅੰਦਰ)
ਨਾਹ ਪਰਮਾਤਮਾ ਦੀ ਲਗਨ ਪੈਦਾ ਹੁੰਦੀ ਹੈ ਨਾਹ ਮਾਇਆ ਵਲੋਂ ਉਪਰਾਮਤਾ। ਉਹ ਮਨੁੱਖ ਗੁਰੂ ਦੇ ਸ਼ਬਦ
ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ
ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ। ਪਰ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਹਉਮੈ ਦੂਰ ਹੋ ਜਾਂਦੀ ਹੈ,
ਨਾਮ ਵਿਚ ਰੰਗੇ ਜਾਈਦਾ ਹੈ, ਤੇ ਸੁਖ ਪ੍ਰਾਪਤ ਹੁੰਦਾ ਹੈ।੧।

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਗੁਰੂ ਦੇ ਦੱਸੇ) ਕਰਮ ਕਰਦਾ ਹੈ ਤੇ (ਅੰਦਰੋਂ) ਖਿੜਿਆ ਰਹਿੰਦਾ ਹੈ (ਕਿਉਂਕਿ ਉਸ ਦੇ ਅੰਦਰ) ਪਰਮਾਤਮਾ ਦਾ ਪ੍ਰੇਮ ਹੈ ਤੇ ਆਤਮਕ ਸੁਖ ਹੈ। ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਉਹ ਬੇ-ਫਿਕਰ ਰਹਿੰਦਾ ਹੈ। ਵੱਡੀ ਕਿਸਮਤ ਨਾਲ ਉਸ ਨੂੰ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ ਜਿਥੇ ਉਸ ਨੂੰ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ, ਤੇ ਉਹ ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ) ਸੁਖ ਮਾਣਦਾ ਹੈ। ੨।

ਉਹ ਮਨੁੱਖ (ਅਸਲ) ਸਾਧੂ ਹੈ ਉਹੀ ਬੈਰਾਗੀ ਹੈ ਜੇਹੜਾ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ। ਉਸ ਦੇ ਅੰਦਰ ਵਿਕਾਰਾਂ ਦੀ ਕਾਲਖ ਕਦੇ ਭੀ ਅਸਰ ਨਹੀਂ ਕਰਦੀ, ਉਹ ਆਪਣੇ ਅੰਦਰੋਂ ਆਪਾ-ਭਾਵ ਗਵਾਈ ਰੱਖਦਾ ਹੈ। ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ (ਉਸਦੇ ਅੰਦਰ ਹੀ) ਵਿਖਾ ਦਿੱਤਾ ਹੁੰਦਾ ਹੈ, ਤੇ ਉਹ ਨਾਮ-ਰਸ ਰੱਜ ਕੇ ਪੀਂਦਾ ਹੈ। ੩।

ਪਰਮਾਤਮਾ ਨੂੰ ਜਿਸ ਕਿਸੇ ਨੇ ਲੱਭਾ ਹੈ ਸਾਧ ਸੰਗਤਿ ਵਿਚ ਹੀ ਵੱਡੀ ਕਿਸਮਤ ਨਾਲ ਪ੍ਰਭੂ-ਪ੍ਰੇਮ ਵਿਚ ਜੁੜ ਕੇ ਲੱਭਾ ਹੈ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਬਾਹਰ ਜੰਗਲਾਂ ਅਦਿਕ ਵਿਚ) ਤੁਰੇ ਫਿਰਦੇ ਹਨ, ਉਹ ਸਤਿਗੁਰੂ (ਦੀ ਵਡਿਆਈ) ਨੂੰ ਨਹੀਂ ਸਮਝਦੇ, ਉਹਨਾਂ ਦੇ ਅੰਦਰ ਹਉਮੈ (ਦੀ ਮੈਲ) ਲੱਗੀ ਰਹਿੰਦੀ ਹੈ।

ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਗਏ ਹਨ ਉਹ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ (ਪਰ ਪਾਹ ਤੋਂ ਬਿਨਾ ਪੱਕਾ ਰੰਗ ਨਹੀਂ ਚੜ੍ਹਦਾ, ਤੇ ਨਾਮ-ਰੰਗ ਵਿਚ ਰੰਗੇ ਜਾਣ ਵਾਸਤੇ ਪ੍ਰਭੂ ਦੇ) ਡਰ-ਅਦਬ ਤੋਂ ਬਿਨਾ ਪਾਹ ਨਹੀਂ ਮਿਲ ਸਕਦੀ। ੪। ੮। ੪੧।

ਸਿਰੀ ਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥ ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੁ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥ {ਪੰਨਾ ੨੯}

ਪਦ ਅਰਥ :- ਘਰ ਹੀ-ਘਰਿ ਹੀ, ਘਰ ਵਿਚ ਹੀ। ਵਥੁ-{ਕਸਤੁ} ਚੀਜ਼, ਪਦਾਰਥ। ਸਮਾਲੀਐ-ਸਿਮਰਨਾ ਚਾਹੀਦਾ ਹੈ। ਗੁਰਮੁਖਿ-ਗੁਰੂ ਦੇ ਸਨਮੁਖ ਹੋ ਕੇ। ਨਿਧਾਨੁ-ਖ਼ਜ਼ਾਨਾ। ਅਖੁਟੁ-ਅਮੁੱਕ। ੧।

ਮਨ-ਹੇ ਮਨ! ਤਜਿ-ਤਿਆਗ। ਏਕੰਕਾਰੁ-ਇਕ ਵਿਆਪਕ ਪ੍ਰਭੂ ਨੂੰ। ੧। ਰਹਾਉ।

ਬੀਚਾਰਿ-ਵਿਚਾਰ ਕਰ ਕੇ। ਹਲਤਿ-ਇਸ ਲੋਕ ਵਿਚ {ਅਤ੍ਰ}। ਪਲਤਿ-ਪਰ ਲੋਕ ਵਿਚ {ਧਰਤ੍ਰ}। ਮੁਰਾਰਿ- {ਸੁਰ-ਅਰਿ} ਪਰਮਾਤਮਾ। ਮਹਲੁ-ਟਿਕਾਣਾ। ੨।

ਤੇ-ਤੋਂ, ਵਲੋਂ। ਫੇਰਹਿ-ਭਵਾਂਦੇ ਹਨ। ਤਿਨ-ਉਹਨਾਂ ਦੇ। ਜੋਹੇ-ਤੱਕ ਵਿਚ ਰਹਿੰਦੇ ਹਨ। ਜਮ ਜਾਲੇ-ਜਮ ਜਾਲਿ, ਜਮ ਦੇ ਜਾਲ ਨੇ। ਦੇਖਨੀ-ਦੇਖਨਿ, ਵੇਖਦੇ। ਪਰਜਾਲੇ-ਚੰਗੀ ਤਰ੍ਹਾਂ ਸਾੜਦੀ ਹੈ। ੩।

ਬਖਸ-ਬਖਸ਼ਸ਼। ਕਰੇਇ-ਕਰਦਾ ਹੈ। ਜਾਵਈ-ਜਾਵਏ, ਜਾਵੈ। ਸੋਇ-ਉਹ ਪ੍ਰਭੂ ਹੀ।੪।

ਅਰਥ :- ਹੇ ਮੇਰੇ ਮਨ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ। ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ।੧।ਰਹਾਉ।

(ਪਰਮਾਤਮਾ ਦਾ ਨਾਮ-ਰੂਪ) ਸਾਰਾ (ਉੱਤਮ) ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਹੈ, (ਗੁਰੂ ਦੀ ਸਰਨ ਪਿਆਂ) ਇਹ ਸੌਦਾ ਹਿਰਦੇ ਵਿਚੋਂ ਹੀ ਮਿਲ ਪੈਂਦਾ ਹੈ। (ਗੁਰੂ ਦੀ ਸਰਨ ਪੈ ਕੇ) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਜੇਹੜਾ ਕੋਈ ਨਾਮ ਪ੍ਰਾਪਤ ਕਰਦਾ ਹੈ ਗੁਰੂ ਦੀ ਰਾਹੀਂ ਕਰਦਾ ਹੈ। ਜਿਸ ਨੂੰ ਵੱਡੀ ਕਿਸਮਤ ਨਾਲ ਇਹ ਖਜ਼ਾਨਾ ਮਿਲਦਾ ਹੈ (ਉਸ ਪਾਸੋਂ ਕਦੀ ਮੁੱਕਦਾ ਨਹੀਂ) (ਕਿਉਂਕਿ) ਨਾਮ-ਖਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ।੧।

ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖਰੂ ਰਹਿੰਦੇ ਹਨ, ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿਚ ਸੁਖ ਮਾਣਦੇ ਹਨ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਹਨਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ।੨।

ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨ ਉਹਨਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ। (ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ)। ਉਹ ਸਦਾ ਉਹੀ ਕਰਤੂਤਾਂ ਕਰਦੇ ਹਨ ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ, ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ। ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ।੩।

ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨ ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਦੀ ਦਾਤਿ ਦੇ ਦੇਂਦਾ ਹੈ। ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖਸ਼ਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ। ਹੇ ਨਾਨਕ! (ਉਸ ਦੀ ਮਿਹਰ ਨਾਲ) ਗੁਰੂ ਦੀ ਸਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ।੪।੯।੪੨।

ਸਿਰੀ ਰਾਗੁ ਮਹਲਾ ੩ ॥ ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥ ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ਰਹਾਉ॥ ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਵੈ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥ ਤੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੁਕਾਰ ॥ ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥ ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥ {ਪੰਨਾ ੩੦}

ਪਦ ਅਰਥ :- ਸਚਾ-ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੇਵੀਐ-ਸਿਮਰਨਾ ਚਾਹੀਦਾ ਹੈ। ਸਚੁ-ਸਦਾ-ਥਿਰ ਪ੍ਰਭੂ। ਦੇਇ-ਦੇਂਦਾ ਹੈ। ਮਨਿ-ਮਨ ਵਿਚ। ਕਰੇਇ-ਕਰਦਾ ਹੈ। ਧਾਵਤੁ-ਭਟਕਦਾ, ਮਾਇਆ ਪਿਛੇ ਦੌੜਦਾ। ਤਾ-ਤਦੋਂ ਹੀ। ਰਹੈ-ਟਿਕਦਾ ਹੈ।੧।

ਸਦ-ਸਦਾ। ਮਹਲੀ-ਪ੍ਰਭੂ ਦੇ ਮਹਲ ਵਿਚ।੧।ਰਹਾਉ।

ਅੰਧੁ-ਅੰਨ੍ਹਾ। ਨਉ-ਨੂੰ। ਘਰਿ-ਘਰ ਵਿਚ। ਘਟਿ-ਹਿਰਦੇ ਵਿਚ।੨।

ਤ੍ਰੈਗੁਣ ਬਿਪਿਆ-(ਰਜੋ ਸਤੋ ਤਮੋ) ਤਿੰਨ ਗੁਣਾਂ ਵਾਲੀ ਮਾਇਆ। ਗੁਬਾਰ-ਹਨੇਰਾ। ਅਨ ਕਉ-ਕਿਸੇ ਹੋਰ ਨੂੰ। ਪੜਿ-ਪੜ੍ਹ ਕੇ। ਪਚਿ ਮੁਏ-ਖੁਆਰ ਹੋ ਕੇ ਆਤਮਕ ਮੌਤੇ ਮਰਦੇ ਹਨ।੩।

ਮੋਹਿ-ਮੋਹ ਵਿਚ। ਅਚੇਤੁ-ਗਾਫਿਲ। ਸਭ-ਸਾਰੀ ਲੁਕਾਈ। ਜਮ ਕਾਲਿ-ਜਮ ਕਾਲ ਨੇ। ਉਬਰੇ-ਬਚਦੇ ਹਨ। ਸਮਾਲਿ-ਸੰਭਾਲ ਕੇ, ਚੇਤੇ ਕਰ ਕੇ।੪।

ਅਰਥ :- ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ। ਜਿਸ ਮਨੁੱਖ ਦੇ ਮਨ ਵਿਚ ਨਾਮ-ਖਜ਼ਾਨਾ ਸਦਾ ਵੱਸਦਾ ਹੈ ਉਹ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ।੧।ਰਹਾਉ।

(ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ (ਜੇਹੜਾ ਸਿਮਰਦਾ ਹੈ ਉਸ ਨੂੰ) ਸਦਾ-ਥਿਰ ਪ੍ਰਭੂ ਇੱਜ਼ਤ ਦੇਂਦਾ ਹੈ। ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿਚ ਪ੍ਰਭੂ ਵੱਸਦਾ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। (ਪਰ ਕਿਸੇ ਦੇ ਵੱਸ ਦੀ ਗੱਲ ਨਹੀਂ। ਮਾਇਆ ਬੜੀ ਮੋਹਣੀ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ ਹੀ ਇਹ ਮਨ (ਮਾਇਆ ਦੇ ਪਿੱਛੇ) ਦੌੜਨੋਂ ਹਟਦਾ ਹੈ।੧।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਜਾਂਦਾ ਹੈ, ਸਰੀਰ ਭੀ (ਭਾਵ, ਹਰੇਕ ਗਿਆਨ-ਇੰਦ੍ਰੀਯ ਭੀ) ਅੰਨ੍ਹਾ ਹੋ ਜਾਂਦਾ ਹੈ ਉਸ ਨੂੰ (ਆਤਮਕ ਸ਼ਾਂਤੀ ਵਾਸਤੇ) ਕੋਈ ਥਾਂ-ਥਿੱਤਾ ਸੁੱਝਦਾ ਨਹੀਂ। (ਮਾਇਆ ਦੇ ਮੋਹ ਵਿਚ ਫਸ ਕੇ) ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ (ਕਿਤੋਂ ਭੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਢੇ ਘਰ ਵਿਚ ਕਾਂ ਜਾਂਦਾ ਹੈ (ਉਥੋਂ ਉਸ ਨੂੰ ਮਿਲਦਾ ਕੁਝ ਨਹੀਂ) ਗੁਰੂ ਦੀ ਮਤਿ ਤੇ ਤੁਰਿਆਂ ਹਿਰਦੇ ਵਿਚ ਚਾਨਣ (ਹੋ ਜਾਂਦਾ ਹੈ) (ਭਾਵ, ਸਹੀ ਜੀਵਨ ਦੀ ਸੂਝ ਆ ਜਾਂਦੀ ਹੈ), ਗੁਰੂ ਦੇ ਸ਼ਬਦ ਵਿਚ ਜੁੜਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।੨।

ਤ੍ਰਿਗੁਣੀ ਮਾਇਆ ਦੇ ਪ੍ਰਭਾਵ ਹੇਠ ਜਗਤ ਅੰਨ੍ਹਾ ਹੋ ਰਿਹਾ ਹੈ, ਮਾਇਆ ਦੇ ਮੋਹ ਦਾ ਹਨੇਰਾ (ਚੁਫੇਰੇ ਪਸਰਿਆ ਹੋਇਆ ਹੈ)। ਲੋਭ-ਗ੍ਰਸੇ ਜੀਵ (ਉਂਵ ਤਾਂ) ਵੇਦਾਂ ਨੂੰ ਪੜ੍ਹ ਕੇ (ਉਹਨਾਂ ਦੇ ਉਪਦੇਸ਼ ਦਾ) ਢੰਢੋਰਾ ਦੇਂਦੇ ਹਨ, (ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ) ਹੋਰ ਦੀ (ਭਾਵ, ਮਾਇਆ ਦੀ) ਸੇਵਾ ਕਰਦੇ ਹਨ। ਮਾਇਆ ਦੇ ਮੋਹ ਵਿਚ ਖੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ (ਮਾਇਆ-ਮੋਹ ਦੇ ਘੁੱਪ ਹਨੇਰੇ ਵਿਚੋਂ ਉਹਨਾਂ ਨੂੰ) ਨਾਹ ਉਰਲਾ ਬੰਨਾ ਦਿੱਸਦਾ ਹੈ ਨਾਹ ਪਾਰਲਾ ਬੰਨਾ।੩।

ਮਾਇਆ ਦੇ ਮੋਹ ਵਿਚ ਫਸ ਕੇ ਜੀਵਾਂ ਨੇ ਜਗਤ ਦੇ ਪਿਤਾ ਪਾਲਣਹਾਰ ਪ੍ਰਭੂ ਨੂੰ ਭੁਲਾ ਦਿੱਤਾ ਹੈ। ਗੁਰੂ (ਦੀ ਸਰਨ) ਤੋਂ ਬਿਨਾ ਜੀਵ ਗਾਫਿਲ ਹੋ ਰਿਹਾ ਹੈ। (ਪਰਮਾਤਮਾ ਤੋਂ ਵਿੱਛੁੜੀ ਹੋਈ) ਸਾਰੀ ਲੁਕਾਈ ਨੂੰ ਆਤਮਕ ਮੌਤੇ (ਆਪਣੇ ਬੰਧਨਾਂ ਵਿਚ) ਜਕੜਿਆ ਹੋਇਆ ਹੈ। ਹੇ ਨਾਨਕ! ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ

ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਹੀ ਜੀਵ (ਆਤਮਕ ਮੌਤ ਦੇ ਬੰਧਨਾਂ ਤੋਂ) ਬਚ ਸਕਦੇ ਹਨ। ੪।੧੦।੪੩।

ਸਿਰੀ ਰਾਗੁ ਮਹਲਾ ੩ ॥ ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥ ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੈ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ਰਹਾਉ॥ ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥ ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥ ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥ {ਪੰਨਾ ੩੦}

ਪਦ ਅਰਥ :- ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਚਉਥਾ ਪਦ-ਚੌਥਾ ਦਰਜਾ, ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਮੈਲਾਇਅਨੁ-ਉਸ (ਪ੍ਰਭੂ) ਨੇ ਮਿਲਾਏ ਹਨ। ਮਨਿ-ਮਨ ਵਿਚ। ਪੋਤੈ-ਪੋਤੇ ਵਿਚ, ਖਜ਼ਾਨੇ ਵਿਚ। ਪੁੰਨੁ-ਨੇਕੀ। ੧।

ਸਾਚਿ-ਸਦਾ-ਬਿਰ ਪ੍ਰਭੂ ਵਿਚ। ਰਹਾਉ-ਟਿਕੇ ਰਹੁ। ਸਾਚੈ ਸਾਚੁ-ਸਾਚੁ ਹੀ ਸਾਚੁ, ਸਦਾ-ਬਿਰ ਪ੍ਰਭੂ (ਦਾ ਸਿਮਰਨ) ਹੀ। ਸਾਚੈ ਸਬਦਿ-ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਵਿਚ। ਮਿਲਾਉ-ਮਿਲੇ ਰਹੇ। ੧। ਰਹਾਉ।

ਨਾਮੁ ਪਛਾਣਿਆ-ਪ੍ਰਭੂ ਦੇ ਨਾਮ ਦੀ ਕਦਰ ਪਛਾਣੀ ਹੈ। ਵਿਟਹੁ-ਤੋਂ। ਜਾਉ-ਜਾਉਂ, ਮੈਂ ਜਾਂਦਾ ਹਾਂ। ਆਪੁ-ਆਪਾ-ਭਾਵ। ਲਗਾ-ਲੱਗਾਂ, ਮੈਂ ਲੱਗਦਾ ਹਾਂ। ਭਾਇ-ਪ੍ਰੇਮ ਵਿਚ, ਰਜ਼ਾ ਵਿਚ। ਲਾਹਾ-ਲਾਭ। ਸਹਜੇ-ਸਹਿਜ, ਆਤਮਕ ਅਡੋਲਤਾ ਦੀ ਰਾਹੀਂ। ਸਮਾਇ-ਲੀਨ ਹੋ ਜਾਂਦਾ ਹੈ। ੨।

ਮਹਲੁ-ਪਰਮਾਤਮਾ ਦਾ ਦਰ। ਲੋੜਿ ਲਹੁ-ਲੱਭ ਲਵੇ। ਜਿਦੂ-ਜਿਸ ਤੋਂ। ਸਚੁ ਸੋਇ-ਉਹ ਸਦਾ-ਬਿਰ ਪ੍ਰਭੂ। ਅਸੁਰ-ਕਾਮਾਦਿਕ ਦੈਂਤਾਂ ਨੂੰ। ਸੰਘਾਰੈ-ਮਾਰ ਲੈਂਦਾ ਹੈ। ੩।

ਸਹਸਾ-ਸ਼ੱਕ। ਮੂਲੇ-ਬਿਲਕੁਲ। ਭਾਉ-ਪਿਆਰ। ਜਨੁ ਕੋਇ-ਕੋਈ ਭੀ ਮਨੁੱਖ। ਸਬਦਿ-ਸ਼ਬਦ ਦੀ ਰਾਹੀਂ। ੪।

ਅਰਥ :- ਹੇ ਭਾਈ! ਗੁਰੂ ਦੀ ਮਤਿ ਲੈ ਕੇ ਸਦਾ-ਬਿਰ ਪ੍ਰਭੂ ਵਿਚ ਟਿਕੇ ਰਹੁ। ਸਦਾ-ਬਿਰ ਪ੍ਰਭੂ ਦੇ ਸਿਮਰਨ ਦੀ ਹੀ ਕਮਾਈ ਕਰੋ, ਸਦਾ-ਬਿਰ ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਜੁੜੇ ਰਹੋ। ੧। ਰਹਾਉ।

(ਜਗਤ ਵਿਚ) ਤ੍ਰਿਗੁਣੀ ਮਾਇਆ ਦਾ ਮੋਹ (ਪਸਰ ਰਿਹਾ) ਹੈ ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਉਸ ਆਤਮਕ ਦਰਜੇ ਨੂੰ ਹਾਸਲ ਕਰ ਲੈਂਦਾ ਹੈ ਜਿਥੇ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ। ਪਰਮਾਤਮਾ ਨੇ ਮਿਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿਚ ਮਿਲਾਇਆ ਹੈ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਜਿਨ੍ਹਾਂ ਦੇ ਭਾਗਾਂ ਵਿਚ ਨੇਕੀ ਹੈ, ਪਰਮਾਤਮਾ ਉਹਨਾਂ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ। ੧।

ਮੈਂ ਉਹਨਾਂ ਗੁਰਮੁਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦੀ ਕਦਰ ਸਮਝੀ ਹੈ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ, ਮੈਂ ਉਹਨਾਂ ਦੇ ਪਿਆਰ ਅਨੁਸਾਰ ਹੋ ਕੇ ਤੁਰਦਾ ਹਾਂ। (ਜੇਹੜਾ ਮਨੁੱਖ ਨਾਮ ਜਪਣ ਵਾਲਿਆਂ ਦੀ ਸਰਨ ਪੈਂਦਾ ਹੈ ਉਹ) ਆਤਮਕ ਅਡੋਲਤਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਉਸ ਨੂੰ ਪ੍ਰਭੂ ਦਾ ਨਾਮ (-ਰੂਪ) ਲਾਭ ਹਾਸਲ ਹੋ ਜਾਂਦਾ ਹੈ।੨।

ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਦਰ ਨਹੀਂ ਲੱਭਦਾ, ਪ੍ਰਭੂ ਦਾ ਨਾਮ ਨਹੀਂ ਮਿਲਦਾ। (ਹੇ ਭਾਈ! ਤੂੰ ਭੀ) ਅਜੇਹਾ ਗੁਰੂ ਲੱਭ ਲੈ, ਜਿਸ ਪਾਸੋਂ ਉਹ ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਮਿਲ ਪਏ। (ਜੇਹੜਾ ਮਨੁੱਖ ਗੁਰੂ ਦੀ ਰਾਹੀਂ ਪਰਮਾਤਮਾ ਨੂੰ ਲੱਭ ਲੈਂਦਾ ਹੈ) ਉਹ ਕਾਮਾਦਿਕ ਦੈਂਤਾਂ ਨੂੰ ਮਾਰ ਲੈਂਦਾ ਹੈ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ (ਉਸਨੂੰ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।੩।

ਕੋਈ ਭੀ ਮਨੁੱਖ (ਗੁਰੂ-ਚਰਨਾਂ ਵਿਚ) ਸਰਧਾ ਬਣ ਕੇ ਵੇਖ ਲਏ, ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸ ਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ। ਇਸ ਵਿਚ ਰਤਾ ਭਰ ਭੀ ਸ਼ੱਕ ਨਹੀਂ ਹੈ (ਕਿਉਂਕਿ) ਹੇ ਨਾਨਕ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ।੪।੧੧।੪੪।